

ਕੁਝ ਜਾਨਣ ਲਈ

‘ਆਤਮ ਮਾਰਗ’ ਦਾ ਪਹਿਲਾ ਅੰਕ ਅਪ੍ਰੈਲ 1995 ਵਿਚ ਪ੍ਰਕਾਸ਼ਿਤ ਹੋਇਆ, ਇਸਦੀ ਹਰਮਨ ਪਿਆਰਤਾ ਹਰ ਮਹੀਨੇ ਵਧਦੀ ਹੀ ਗਈ ਅਤੇ ਜੁਨ ਤਕ ਇਸ ਦੀ ਛਪਾਈ 25000 ਹਜ਼ਾਰ ਮੈਗਜ਼ੀਨ ਦੀ ਗਿਣਤੀ ਤਕ ਪਹੁੰਚ ਗਈ। ਇਸ ਦੇ ਅਧਿਆਤਮਕਵਾਦੀ ਲੇਖਾਂ ਨੂੰ ਪੜ੍ਹ ਕੇ ਸੂਝਵਾਨ ਵਿਅਕਤੀਆਂ ਦੀਆਂ ਪਤਰਕਾਵਾਂ ਆਉਂਦੀਆਂ ਰਹਿੰਦੀਆਂ ਹਨ ਜਿਸ ਵਿਚ ਅਜਿਹੇ ਪ੍ਰਸੰਸਾ ਭਰੇ ਸ਼ਬਦ ਅੰਕਿਤ ਹੋਇਆ ਕਰਦੇ ਹਨ ਕਿ ਅਸੀਂ ਉਨ੍ਹਾਂ ਦੀ ਸੂਝ ਦੀ ਪੂਰੀ ਤਰ੍ਹਾਂ ਕਦਰ ਕਰਦੇ ਹਾਂ। ਬਹੁਤ ਸਾਰੇ ਪ੍ਰੇਮੀਆਂ ਦਾ ਤਾਂ ਇਹ ਖਿਆਲ ਹੈ ਕਿ ਇਹ ਮੈਗਜ਼ੀਨ ਬਹੁਤ ਹੀ ਢੁਕਵੇਂ ਸਮੇਂ ਵਿਚ ਪ੍ਰਕਾਸ਼ਿਤ ਹੋਇਆ ਹੈ ਜਦੋਂ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਬਹੁਤ ਹੀ ਗਹਿਰੇ ਸਿਧਾਂਤਾਂ ਨੂੰ ਉਪਰਲੀਆਂ ਪੇਤਲੀਆਂ ਪਰਤਾਂ ਤਕ ਹੀ ਸੀਮਤ ਕਰਕੇ ਇਹ ਦਾਵਾ ਕੀਤਾ ਜਾਂਦਾ ਹੈ ਕਿ ਅਸੀਂ ਗੁਰਮਤਿ ਸਿਧਾਂਤ ਦਾ ਪ੍ਰਚਾਰ ਕਰ ਰਹੇ ਹਾਂ ਪਰ ਇਹ ਗੱਲਾਂ ਪਹਿਲੀ ਦੂਜੀ ਜਮਾਤ ਦੇ ਵਿਵਿਦਾਰਥੀਆਂ ਦੀ ਸੂਝ ਤੋਂ ਉਤਾਂਹ ਨਹੀਂ ਜਾਂਦੀਆਂ ਅਤੇ ਅੰਦਰਲੀ ਸ਼ਾਂਤੀ ਦੀ ਗਹਿਰੀ ਪੜਤ ਤਕ ਲੋਚਦੀਆਂ ਰੂਹਾਂ ਨੂੰ ਕੁਝ ਢਾਰਸ ਨਹੀਂ ਮਿਲਦੀ ਕੇਵਲ ਕਕਾਰਾਂ ਦੇ ਪਹਿਨਣ, ਨਿਤਨੇਮ ਦੀਆਂ ਬਾਣੀਆਂ, ਖਾਣ ਪੀਣ ਅੰਮ੍ਰਿਤ ਬਾਰੇ ਹੀ ਪੁਛਾਂ ਪੁਛਦੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬ ਵਿਸ਼ਵ ਨੂੰ ਮਾਰਗ ਪ੍ਰਦਰਸ਼ਨ ਕਰਦੇ ਸਿਧਾਂਤਾਂ ਤੋਂ ਖਾਲੀ ਹੀ ਰਿਹਾ ਜਾਂਦਾ ਹੈ। ਇਸ ‘ਆਤਮ ਮਾਰਗ’ ਮੈਗਜ਼ੀਨ ਵਿਚ ਪੂਰਨ ਅਨੁਭਵੀ ਮਹਾਪੁਰਸ਼ਾਂ ਦੇ ਬਚਨ ਦਰਜ ਕੀਤੇ ਜਾਂਦੇ ਹਨ। ਜੋ ਸ਼ੋਕ ਵਾਲੇ ਰੂਹਾਨੀ ਪ੍ਰਚਾਰਕਾਂ, ਜਗਿਆਸ਼ਾਅਂ, ਸਾਧੂਆਂ, ਸੰਤਾਂ, ਨਵੇਂ ਕੀਰਤਨੀਆਂ ਨੂੰ ਵਿਆਖਿਆ ਲਈ ਹੀਰੇ ਰਤਨਾਂ ਵਰਗੇ ਬਚਨਾਂ ਦੀ ਪ੍ਰਾਪਤੀ ਹੁੰਦੀ ਹੈ।

ਮੈਗਜ਼ੀਨ ਹਰ ਮਹੀਨੇ ਛਪਦਾ ਹੈ ਬਹੁਤ ਸਾਰੇ ਪ੍ਰੇਮੀਆਂ ਤੋਂ ਉਨ੍ਹਾਂ ਦੇ ਦੋਸਤ-ਮਿਤਰ ਮੈਗਜ਼ੀਨ ਲੈ ਜਾਂਦੇ ਹਨ ਜਦੋਂ ਉਨ੍ਹਾਂ ਨੂੰ ਕਿਸੇ ਬਚਨ ਨੂੰ ਸਰੋਤਿਆਂ ਨਾਲ ਸਾਂਝੇ ਕਰਨ ਦਾ ਸਮਾਂ ਪ੍ਰਾਪਤ ਹੁੰਦਾ ਹੈ ਤਾਂ ਅਸਲੀ ਚੀਜ਼ ਸਾਹਮਣੇ ਨਾ ਹੋਣ ਕਰਕੇ ਕਈ ਵਾਰੀ ਅਸ਼ੁਧ ਸਿਧਾਂਤ ਪ੍ਰਗਟ ਕੀਤੇ ਜਾਂਦੇ ਹਨ।

ਪਾਠਕਾਂ ਦੀ ਸਹੂਲੀਅਤ ਵਾਸਤੇ ਅਸੀਂ ਉਹ ਬਚਨ ਲੜੀਬੱਧ ਕਰਕੇ ਇਕ ਪੁਸਤਕ ਦੇ ਰੂਪ ਵਿਚ ਛਾਪ ਰਹੇ ਹਾਂ ਤਾਂ ਕਿ ਲੋੜ ਵੇਲੇ ਉਨ੍ਹਾਂ ਨੂੰ ਮੈਗਜ਼ੀਨਾਂ ਦੀ ਫੋਲਾ-ਫਾਲੀ ਨਾ ਕਰਨੀ ਪਵੇ। ਇਕ ਅੰਕੜ ਸਾਡੇ ਸਾਹਮਣੇ ਇਹ ਵੀ ਹੈ ਕਿ ਜੋ ਪ੍ਰੇਮੀ ਇਸ ਮੈਗਜ਼ੀਨ ਦੇ ਪੱਕੇ ਗਾਹਕ ਹੁਣ ਬਣ ਰਹੇ ਹਨ ਉਹ ਪਿਛਲੇ ਮੈਗਜ਼ੀਨ ਲੜੀ ਜੋੜਨ ਲਈ ਅਸਾਡੇ ਤੋਂ ਮੰਗਦੇ ਰਹਿੰਦੇ ਹਨ। ਅਸਾਨੂੰ ਐਨੀ ਤੀਬਰ ਜਗਿਆਸਾ ਦਾ ਅਨੁਮਾਨ ਨਾ ਹੋਣ ਕਰਕੇ ਇਨ੍ਹਾਂ ਲੋੜਾਂ ਦਾ ਕੋਈ ਧਿਆਨ ਨਹੀਂ ਸੀ। ਬਹੁਤ ਸਾਰੇ ਪਿਛਲੇ ਮੈਗਜ਼ੀਨ ਸਾਡੇ ਸਟਾਕ ਵਿਚ ਖਤਮ ਹੋ ਚੁਕੇ ਹਨ ਅਤੇ office copy ਮਿਲਣੀ ਵੀ ਅੰਖੀ ਹੈ। ਇਸ ਕਰਕੇ ਇਹ ਪੁਸਤਕ ਇਸ ਘਾਟ ਨੂੰ ਪੂਰੀ ਤਰ੍ਹਾਂ ਪੂਰਾ ਕਰੇਗੀ। ਇਸ ਪੁਸਤਕ ਵਿਚ ਗਹਿਰੇ

ਅਧਿਆਤਮਵਾਦ ਨੂੰ ਪੂਰਨ ਮਹਾਂਪੁਰਸ਼ਾਂ ਰਾਹੀਂ ਅੱਖਰੀ ਵਸਤਰ ਪਹਿਨਾਉਣ ਕਰਕੇ ਰੂਪਮਾਨ ਕੀਤਾ ਗਿਆ ਹੈ ਅਤੇ ਅਗੰਮ ਦੀ ਵਾਰਤਾ ਅੱਖਰਾਂ ਦੇ ਰੂਪ ਵਿਚ ਪ੍ਰਗਟ ਹੋਈ ਹੈ। ਵਾਹਿਗੁਰੂ ਜੀ ਅਗੰਮਤਾ ਦੇ ਦਾਇਰੇ ਤੋਂ ਅਛੋਹ ਹੋਣ ਕਰਕੇ ਅਗੰਮ ਕਹਾਉਂਦੇ ਹਨ ਇਸ ਕਰਕੇ ਉਸ ਅਗੰਮ ਦੀ ਇਕ ਗੱਲ ਕੀਤੀ ਜਾ ਰਹੀ ਹੈ ਇਸ ਕਰਕੇ ਇਸਦਾ ਨਾਮ ‘ਬਾਤ ਅਗੰਮ ਕੀ’ ਰਖਿਆ ਗਿਆ ਹੈ। ਅਸੀਂ ‘ਆਤਮ ਮਾਰਗ’ ਸੰਸਥਾ ਵਲੋਂ ਪੂਰਨ ਆਸ ਕਰਦੇ ਹਾਂ ਕਿ ਇਹ ਪੁਸਤਕ ਥੋੜੀ ਪੁਰਸ਼ਾਂ ਨੂੰ ਬਹੁਤ ਸਹੂਲਤ ਦੇਵੇਗੀ। ਆਪਣੇ ਪੱਕੇ ਗਾਹਕਾਂ ਨੂੰ ਅਸੀਂ ਬਿਨਾਂ ਮੌਖ ਤੋਂ ਭੇਜ ਰਹੇ ਹਾਂ ਦੂਸਰਿਆਂ ਤੋਂ ਕੇਵਲ ਖਰਚ ਮਾਤਰ 20 ਰੁਪਏ ਫੀ ਕਾਪੀ ਕੀਮਤ ਰੱਖੀ ਹੈ। ਇਸ ਪੁਸਤਕ ਮਾਲਾ ਦੀਆਂ ਲੜੀਆਂ ਹਰ ਤਿੰਨ ਮਹੀਨੇ ਪਿਛੋਂ ਡਾਕਦਾਰਾਂ ਰਹਿਣਗੀਆਂ ਅਤੇ ਪਾਠਕਾਂ ਦੇ ਪਾਸ ਪੁਜਣਗੀਆਂ। ਆਸ ਹੈ ਕਿ ਅਸਾਡਾ ਪਾਠਕ ਪ੍ਰਵਾਰ ਇਸ ਨਿਗੁਣੇ ਜਤਨ ਦੀ ਕਦਰ ਕਰੇਗਾ।

ਬਹੁਤ ਸਾਰੇ ਪ੍ਰੇਮੀ ਪੰਜਾਬ ਤੋਂ ਬਾਹਰ ਰਹਿਣ ਕਰਕੇ ਲੰਬੇ ਸਮੇਂ ਤੋਂ ਪੰਜਾਬੀ ਦੀ ਜਾਣਕਾਰੀ ਤੋਂ ਵਾਂਝੇ ਰਹਿ ਰਹੇ ਹਨ ਕਿਉਂਕਿ ਸਕੂਲਾਂ ਵਿਚ ਪੰਜਾਬੀ ਘੱਟ ਪੜ੍ਹਾਈ ਜਾ ਰਹੀ ਹੈ ਅਤੇ ਹਿੰਦੀ National Language ਹੋਣ ਕਰਕੇ ਹਰ ਸੂਬੇ ਵਿਚ ਪੜ੍ਹਾਈ ਜਾਂਦੀ ਹੈ। ਸਾਡਾ ਭਵਿੱਖ ਕਾਲ ਦਾ ਵਿਰਸਾ ਪੰਜਾਬੀ ਤੋਂ ਦੂਰ ਰਹਿ ਜਾਣ ਕਰਕੇ ਆਪਣੇ ਮੂਲ ਨਾਲੋਂ ਵਿਛੜਦਾ ਜਾ ਰਿਹਾ ਹੈ। ਇਸ ਕਰਕੇ ਉਨ੍ਹਾਂ ਬੱਚਿਆਂ ਲਈ ਜਿਹੜੇ ਹਿੰਦੀ/ਇੰਗਲਿਸ਼ ਹੀ ਜਾਣਦੇ ਹਨ, ਉਨ੍ਹਾਂ ਲਈ ‘ਆਤਮ ਮਾਰਗ’ ਫਰਵਰੀ, 1996 ਤੋਂ ਹਿੰਦੀ ਵਿਚ ਪ੍ਰਕਾਸ਼ਿਤ ਹੋਣਾ ਸ਼ੁਰੂ ਹੋ ਗਿਆ ਹੈ। ਸਾਨੂੰ ਆਪਣੇ ਮੈਂਬਰਾਂ ਦੀ ਤੀਬਰ ਜਗਿਆਸਾ ਦਾ ਪਤਾ ਫਰਵਰੀ, 1996 ਵਿਚ ਹੀ ਲੱਗਿਆ ਜਦੋਂ ਇਹ ਮੈਗਜ਼ੀਨ ਹਿੰਦੀ ਵਿਚ ਛਪ ਕੇ 5000 ਦੀ ਗਿਣਤੀ ਵਿਚ ਹੱਥੋ-ਹਥੀ ਮੁਤਮ ਹੋ ਗਿਆ। ਇਕ ਮਹੀਨੇ ਵਿਚ ਹੀ ਹਰਿਆਣਾ, ਯੂ.ਪੀ., ਮੱਧ ਪ੍ਰਦੇਸ਼, ਬੰਗਾਲ, ਮਹਾਰਾਸ਼ਟਰ, ਬਿਹਾਰ, ਕਲਕਤਾ ਤੋਂ ਹੁੰਦਾ Bombay ਤੱਕ, ਵਿਚ ਪਾਠਕਾਂ ਦੇ ਹੱਥਾਂ ਵਿਚ ਪਹੁੰਚ ਗਿਆ। ਆਸ ਹੈ ਇਹ ਵੀ ਆਪਣੇ ਮੈਂਬਰ ਪਾਠਕਾਂ ਦੇ ਸਹਿਯੋਗ ਨਾਲ ਛੇਤੀਂ ਹੀ 10000 ਤੋਂ ਵੱਧ ਛਪਣ ਲੱਗ ਜਾਵੇਗਾ ਅਤੇ ਉਨ੍ਹਾਂ ਪਾਠਕਾਂ ਵਾਸਤੇ ਵੀ ‘ਬਾਤ ਅਗੰਮ ਕੀ’ ਪੁਸਤਕ ਸੀਰੀਜ਼ ਪੁੱਜਣੀ ਸ਼ੁਰੂ ਹੋ ਜਾਵੇਗੀ। ‘ਆਤਮ ਮਾਰਗ’ ਅਦਾਰਾ ਸਾਰੇ ਪਾਠਕ ਮੈਂਬਰਾਂ ਦਾ ਅਤੀ ਧੰਨਵਾਦੀ ਹੈ ਕਿ ਆਪ ਸਾਰਿਆਂ ਨੇ ਇਸ ਅਧਿਆਤਮਕ ਮੈਗਜ਼ੀਨ ਨੂੰ ਧੂਰ ਹਿਰਦਿਓਂ ਅਪਣਾਅ ਲਿਆ ਹੈ ਜਿਸਦੇ ਸਬੂਤ ਵਜੋਂ ਆਪ ਦੇ ਅਨੇਕਾਂ ਪ੍ਰਸੰਸਾ ਭਰੇ ਪੱਤਰ ਇਸ ਗੱਲ ਦੇ ਸੂਚਕ ਹਨ।

ਐਸ.ਏ.ਐਸ ਨਗਰ

30-6-1996

ਵਰਿਆਮ ਸਿੰਘ

ਬਾਨੀ, ਮੁਖੀ ਤੇ ਚੇਅਰਮੈਨ

ਵਿਸ਼ਵ ਗੁਰਮਤਿ ਕੁਹਾਨੀ ਸਿਸ਼ਨ ਚੈਰੀਟੇਬਲ ਟਰੱਸਟ

ਸੰਤ ਬਚਨ

(ਭਾਗ ਪਹਿਲਾ)

ਪਰਮ ਸੰਤ 108 ਸੰਤ ਈਸ਼ਵਰ ਸਿੰਘ ਜੀ ਮਹਾਰਾਜ਼ ਰਾੜੇ ਸਾਹਿਬ ਵਾਲਿਆਂ ਦੇ ਸੰਗਤਾਂ ਪ੍ਰਤੀ ਕੀਤੇ ਪ੍ਰਸ਼ਨ ਉਤਰ -

1 ਮਈ 1961 ਤੋਂ ਪਹਿਲਾਂ ਚੰਡੀਗੜ੍ਹ ਦੀਆਂ ਸੰਗਤਾਂ ਵਿਚ ਸੰਤ ਮਹਾਰਾਜ਼ (108 ਸੀ ਮਾਨ ਸੰਤ ਈਸ਼ਵਰ ਸਿੰਘ ਜੀ ਮਹਾਰਾਜ਼) ਦੇ ਚੰਡੀਗੜ੍ਹ ਪਹੁੰਚਣ ਦੀ ਉਡੀਕ ਵਿਚ ਸੰਗਤਾਂ ਦੇ ਮਨਾਂ ਵਿਚ ਬਹੁਤ ਹੀ ਉਤਸ਼ਾਹ ਸੀ ਕਿਉਂਕਿ ਇਸ ਤੋਂ ਪਹਿਲਾਂ 1960 ਵਿਚ ਗੁਰਦੁਆਰਾ ਸੀ ਗੁਰੂ ਸਿੰਘ ਸਭਾ, ਸੈਕਟਰ 19-ਸੀ, ਦੀ ਬੁਨਿਆਦ ਸੰਤ ਮਹਾਰਾਜ਼ ਜੀ ਨੇ ਆਪਣੇ ਕਰ ਕਮਲਾਂ ਰਾਹੀਂ ਰੱਖੀ ਸੀ, ਇਸੇ ਸਾਲ 29 ਅਪ੍ਰੈਲ ਤੋਂ 5 ਮਈ ਤੱਕ 19 ਸੈਕਟਰ ਦੇ ਖੁਲ੍ਹੇ ਪੰਡਾਲ ਵਿਚ ਦੀਵਾਨ ਲਗਦੇ ਰਹੇ ਅਤੇ ਬਹੁਤ ਸਾਰੀਆਂ ਨਵੀਆਂ ਸੰਗਤਾਂ ਨੇ ਮਹਾਂਪੁਰਸ਼ਾਂ ਦੇ ਤੱਤ ਬਚਨ ਸੁਣ ਕੇ ਅਤੇ ਸੰਤ ਦਰਸ਼ਨ ਕਰਕੇ ਆਪਣੇ ਜੀਵਨ ਨੂੰ ਸਫਲਾ ਕੀਤਾ। ਪਰ ਇਕ ਗੱਲ ਦਾ ਮਨ ਵਿਚ ਬੜਾ ਖੇਦ ਰਿਹਾ ਕਿ ਜਿਸ ਕੌਠੀ ਵਿਚ ਮਹਾਰਾਜ਼ ਜੀ ਨੂੰ ਠਹਿਰਾਇਆ ਹੋਇਆ ਸੀ, ਉਸ ਕਮਰੇ ਵਿਚ ਧੁੱਪ ਤੇ ਗਰਮੀ ਬਹੁਤ ਸੀ ਕਿਉਂਕਿ ਅਸੀਂ ਸਧਾਰਣ ਬੰਦੇ ਸੀ, ਅਸੀਂ ਏਸ ਹੋ ਰਹੀ ਨਾ-ਮੁਆਫਕਤਾ ਨੂੰ ਅਨੁਭਵ ਹੀ ਨਾ ਕਰ ਸਕੇ। ਬਾਦ ਵਿਚ ਸਾਨੂੰ ਬਹੁਤ ਪਛਤਾਵਾ ਰਿਹਾ। ਅਗਲੇ ਸਾਲ ਆਪ ਨੇ 1 ਮਈ 1961 ਤੋਂ 12 ਮਈ ਤੱਕ ਸਮਾਂ ਦੇ ਕੇ ਚੰਡੀਗੜ੍ਹ ਦਰਸ਼ਨ ਦਿਤੇ। ਇਸ ਵਾਰੀ ਆਪ ਦੀ ਰਿਹਾਇਸ਼ ਸਰਦਾਰ ਅਜਾਮੇਰ ਸਿੰਘ ਰੈਵਿਨਿਊ ਮਨਿਸਟਰ, ਪੰਜਾਬ ਸਰਕਾਰ, ਦੀ ਬਣੀ 10 ਸੈਕਟਰ ਦੀ ਕੌਠੀ ਵਿਚ ਰੱਖੀ। ਸੰਤ ਮਹਾਰਾਜ਼ ਜੀ ਦੀ ਕੁਰਸੀ ਦਿਨ ਵਿਚ ਦੋ ਵਾਰੀ ਲਗਦੀ ਸੀ। ਅੰਮ੍ਰਿਤ ਵੇਲੇ ਕਰਮਚਾਰੀਆਂ ਦੇ ਦਫਤਰ ਜਾਣ ਤੋਂ ਪਹਿਲਾਂ ਲੱਗਿਆ ਕਰਦੀ ਸੀ।

ਚੰਡੀਗੜ੍ਹ ਕਿਉਂਕਿ ਨਵਾਂ ਸ਼ਹਿਰ ਬਣਿਆ ਸੀ, ਇਸ ਵਿਚ ਬਹੁਤ ਸਾਰੀਆਂ ਸੰਪਰਦਾਵਾਂ ਦੇ ਅਨੁਆਈ ਅਤੇ ਬਹੁਤ ਸਾਰੇ ਸਾਹੂਆਂ ਤੋਂ ਵਰੋਸਾਈ ਹੋਏ ਗੁਰਮੁਖ ਪਿਆਰੇ ਗਰਿੰਦੇ ਸਨ। ਉਨ੍ਹਾਂ ਨੇ 1960 ਵਿਚ ਲੱਗੇ ਦੀਵਾਨਾਂ ਸਮੇਂ ਮਹਾਂਪੁਰਸ਼ਾਂ ਦੇ ਤੱਤ ਬਚਨ ਸਰਵਣ ਕਰਕੇ ਨਿਹਚੇ ਕਰ ਲਿਆ ਸੀ ਕਿ ਆਪ ਜੀ ਪੂਰਨ ਬ੍ਰਾਹਮਿਗਿਆਨੀ, ਪੂਰਨ ਪੁਰਸ਼ ਅਤੇ ਮਹਾਨ ਅਨੁਭਵੀ ਹਨ। ਇਸ ਸਾਲ 1961 ਵਿਚ ਮਹਾਰਾਜ਼ ਜੀ ਨਾਲ ਬਚਨ ਕਰਨ ਵਾਸਤੇ ਸਾਰੀਆਂ ਹੀ ਸੰਪਰਦਾਵਾਂ ਦੇ, ਜਿਨ੍ਹਾਂ ਵਿਚ ਰਾਧਾ ਸੁਆਮੀ, ਨਾਮਧਾਰੀ ਸੰਪਰਦਾ ਦੇ ਪੇਸ਼ੀ, ਬਾਬਾ ਜਵਾਲਾ ਸਿੰਘ ਜੀ ਹਰਖੋਵਾਲ ਵਾਲਿਆਂ ਤੋਂ ਵਰੋਸਾਈ ਹੋਈ ਸੰਗਤ, ਮਸਤੂਆਣੇ ਵਾਲੇ ਸੰਤ ਮਹਾਰਾਜ਼ ਬਾਬਾ ਅਤਰ ਸਿੰਘ ਜੀ ਨਾਲ ਪਿਆਰ ਕਰਨ ਵਾਲੇ ਜਗਿਆਸੂ ਅਤੇ ਭਾਈ ਸਾਹਿਬ ਡਾ. ਭਾਈ ਵੀਰ ਸਿੰਘ ਜੀ ਦੀ ਵਿਦਵਤਾ ਤੋਂ ਮੌਹਿਤ ਹੋਏ ਹੋਏ ਸੂਝਵਾਨ ਪੇਸ਼ੀ, ਸੰਤ ਬਾਬਾ ਅਜੀਤ ਸਿੰਘ ਜੀ ਨਬਲਪੁਰ ਦੇ ਪੇਸ਼ੀ ਹੰਮ-ਹੁਮਾ ਕੇ ਸਵੈਰ ਵੇਲੇ ਦੀ ਕੁਰਸੀ ਸਮੇਂ ਨਮਸ਼ਕਾਰ ਕਰਨ ਆਉਂਦੇ ਅਤੇ ਖਾਸ ਕਰਕੇ ਸ਼ਨਿਚਰਵਾਰ ਅਤੇ ਐਤਵਾਰ ਦੀ ਛੁੱਟੀ ਵੇਲੇ ਕੁਰਸੀ ਦੇ ਸਮੇਂ ਵਿਚ ਇਕ ਘੰਟਾ ਹੋਰ ਵਾਧਾ ਹੋਣ ਕਰਕੇ ਬਹੁਤ ਬਚਨ ਮਹਾਂਪੁਰਸ਼ਾਂ ਤੋਂ ਪੁੱਛੇ ਜਾਂਦੇ। ਆਮ ਤੌਰ ਤੇ ਪ੍ਰਸ਼ਨ ਕਰਤਾ, ਮੈਨੂੰ ਹੀ ਆਪਣਾ ਪ੍ਰਸ਼ਨ ਦੱਸ ਕੇ ਉਸ ਦੇ ਸਮਾਧਾਨ ਦੀ ਯਾਚਨਾ ਕਰਦਾ। ਸੀ ਮਹਾਂਪੁਰਸ਼ਾਂ ਤੋਂ ਪੁੱਛੇ ਬਚਨਾਂ ਨੂੰ ਇਸ ਲੇਖ ਵਿਚ ਅੰਕਿਤ ਕਰਨ ਦਾ ਜਤਨ ਕੀਤਾ ਗਿਆ ਹੈ।

ਪ੍ਰਸ਼ਨ - ਮਹਾਰਾਜ ਜੀ! ਕੱਲ ਦੇ ਦੀਵਾਨ ਵਿਚ ਆਪ ਨੇ ਪੰਜ ਕਲੋਸ਼ਾਂ ਦਾ ਜ਼ਿਕਰ ਕੀਤਾ ਸੀ। ਇਹ ਸੰਗਤ ਬੇਨਤੀ ਕਰਦੀ ਹੈ ਕਿ ਆਪ ਕ੍ਰਿਪਾ ਕਰਕੇ ਇਨ੍ਹਾਂ ਕਲੋਸ਼ਾਂ ਬਾਰੇ ਦੱਸ ਕੇ ਸੰਗਤ ਨੂੰ ਪ੍ਰਕਾਸ਼ ਬਖ਼ਸ਼ੋ ?

ਉਤਰ - ਗੁਰੂ ਮਹਾਰਾਜ ਜੀ ਨੇ ਬਾਣੀ ਵਿਚ ਕਲੋਸ਼ਾਂ ਦੀ ਕੋਈ ਗਿਣਤੀ ਤਾਂ ਨਹੀਂ ਦਿਤੀ, ਪਰ ਅਨੇਕ ਥਾਂਈਂ ਕਲੋਸ਼ਾਂ ਦਾ ਜ਼ਿਕਰ ਕੀਤਾ ਪਰ ਪਾਤੰਜਲ ਰਿਸ਼ੀ ਜੀ ਨੇ ਆਪਣੇ ਯੋਗ ਸ਼ਾਸ਼ਤਰ ਵਿਚ ਕਲੋਸ਼ਾਂ ਦੀ ਗਿਣਤੀ ਦੇ ਕੇ ਇਨ੍ਹਾਂ ਨੂੰ ਪੰਜ ਕਲੋਸ਼ਾਂ ਵਿਚ ਨਿਰਣੇ ਕੀਤਾ ਹੈ।

ਮਾਨਸ ਸਰੀਰ ਪ੍ਰਕ੍ਰਿਤਕ ਸੰਸਾਰ ਵਿਚ ਸਭ ਤੋਂ ਉਤਮ ਸਰੀਰ ਹੈ। ਇਸ ਰਾਹੀਂ ਆਤਮ ਸ਼ਾਖਸ਼ਾਤ ਕਰਕੇ, ਪ੍ਰਭੂ ਪ੍ਰਾਪਤੀ ਪਰਮ ਮਨੋਰਥ ਹੈ। ਨਿਰੰਤਰ ਆਤਮ ਅਭਿਆਸ ਰਾਹੀਂ ਅਸੀਂ ਮਨੋਰਥ ਪ੍ਰਾਪਤੀ ਦਾ ਜਤਨ ਕਰਨਾ ਹੈ ਜਿਸ ਲਈ ਸਭ ਤੋਂ ਵੱਧ ਮਨ ਦੀ ਇਕਾਗਰਤਾ, ਚਿੱਤ ਦੀ ਸਾਵਧਾਨੀ ਅਤੀ ਆਵੱਸ਼ਕ ਹੈ। ਸੰਸਾਰ ਦਾ ਇਕ ਅਸਲੀ ਸਰੂਪ ਹੈ ਜਿਸਨੂੰ ਨਿਸਚੇ-ਪੂਰਵਕ ਜਾਣ ਲੈਣ ਕਰਕੇ ਇਹ ਪ੍ਰਮੇਸ਼ਰ ਰੂਪ ਪ੍ਰਤੀਤ ਦਿੰਦਾ ਹੈ ਜੋ ਸਤਯ ਅਵਸਥਾ ਹੈ, ਪਰਮ ਆਨੰਦ ਹੈ। ਦੂਜਾ ਸਰੂਪ ਇਸਦੇ ਵਿਪਰੀਤ ਹੈ - ਇਹੋ ਸੰਸਾਰ ਦੂਖਾਂ ਦਾ ਘਰ, ਬੇਚੈਨੀ, ਹੌਕੇ-ਹਾਂਵਿਆਂ, ਵੈਰ-ਵਿਰੋਧਾਂ, ਹਾਣ-ਲਾਭ ਦਾ ਦੇਣਹਾਰ, ਜ਼ਹਿਰ ਭਰਿਆ ਪ੍ਰਤੀਤ ਦਿੰਦਾ ਹੈ।

ਪੰਜ ਗਿਆਨ ਇੰਦ੍ਰੀਆਂ ਰਾਹੀਂ ਅਸਾਨੂੰ ਸੰਸਾਰ ਦਾ ਗਿਆਨ ਹੁੰਦਾ ਹੈ ਜੋ ਪੰਜ ਸੂਖਮ ਭੂਤਾਂ - ਸ਼ਬਦ, ਸਪਰਸ਼, ਰੂਪ, ਰਸ, ਗੰਧ ਦੇ ਵਿਸ਼ਿਆਂ ਦਾ ਪ੍ਰਭਾਵ ਕਬੂਲਦੀਆਂ ਸੁਖ-ਦੁਖ, ਹਰਖ-ਸੋਗ ਆਦਿ ਮਹਿਸੂਸ ਕਰਾਉਂਦੀਆਂ ਹਨ। ਪੰਜ ਪਾਣ (ਪਾਣ, ਉਪਾਨ, ਓਦਾਨ, ਬਿਆਨ, ਸੁਮਾਨ) ਸਰੀਰ ਦੀ ਕ੍ਰਿਆ ਆਪੋ ਆਪਣੇ ਧਰਮਾਂ ਅਨੁਸਾਰ ਨਿਭਾਉਂਦੇ ਹਨ। ਮਨ, ਬੁੱਧੀ ਅਤੇ ਅਹੰਭਾਵ ਕਰਕੇ ਚੇਤਨ ਆਤਮਾ ਆਪਣੇ ਅਸਲੀ ਸਰੂਪ ਦੀ ਥਾਂ ਜੀਵ ਆਤਮਾ ਪ੍ਰਤੀਤ ਦੇਣ ਲਗ ਜਾਂਦੀ ਹੈ ਅਤੇ ਅਹੰਭਾਵ ਅਧੀਨ ਕਰਮ ਕਰਕੇ ਹਉਂ ਧਾਰਦੀ ਹੈ ਅਤੇ ਕਰਮ ਜਾਲ ਵਿਚ ਫਸ ਕੇ ਜੰਮਣ-ਮਰਣ ਦੇ ਚੱਕਰ ਵਿਚ ਪੈ ਕੇ, ਪਰਮ ਦੁਖ ਮਹਿਸੂਸ ਕਰਦੀ ਹੈ। ਇਹ ਦੁਖ ਦੂਰ ਕਰਕੇ, ਪਰਮ ਆਨੰਦ ਆਪਣੀ ਸਤਿ ਤੇ ਚਿਤ ਅਵਸਥਾ ਪ੍ਰਾਪਤ ਕਰਨੀ ਜ਼ਰੂਰੀ ਹੈ ਜਿਸ ਲਈ ਚਿਤ ਦੀ ਇਕਾਗਰਤਾ ਅਤਿ ਜ਼ਰੂਰੀ ਹੈ ਪਰ ਗਿਆਨ ਇੰਦ੍ਰੀਆਂ ਅਤੇ ਅੰਤਸ਼ਕਰਣ ਰਾਹੀਂ ਪਏ ਅਨੰਤ ਪ੍ਰਭਾਵ, ਚਿਤ ਇਕਾਗਰ ਨਹੀਂ ਹੋਣ ਦਿੰਦੇ। ਇਸ ਮੰਤਵ ਦੀ ਪ੍ਰਾਪਤੀ ਵਾਸਤੇ ਦਿੜ੍ਹ ਅਭਿਆਸ ਕਰਨਾ ਪੈਂਦਾ ਹੈ। ਆਤਮ ਗਿਆਨ ਦੀ ਪ੍ਰਾਪਤੀ ਦੇ ਸਾਧਨਾਂ ਵਿਚ ਜੋ ਰੁਕਾਵਟਾਂ ਪੈਂਦੀਆਂ ਹਨ, ਉਨ੍ਹਾਂ ਨੂੰ ਕਲੋਸ਼ ਕਿਹਾ ਜਾਂਦਾ ਹੈ ਜੋ ਸ਼ਾਸ਼ਤਰਕਾਰਾਂ ਨੇ ਪੰਜ ਰੂਪਾਂ ਵਿਚ ਵੰਡੇ ਹਨ।

ਇਹ ਪੰਜ ਪ੍ਰਕਾਰ ਦੇ ਕਲੋਸ਼ ਇਸ ਜੀਵਨ ਪ੍ਰਵਾਹ ਰੂਪ ਨਦੀ ਵਿਚ ਪੰਜ ਜ਼ਹਿਰੀਲੇ ਸਰੋਤਾਂ ਰੂਪ, ਪੰਜ ਗਿਆਨ ਇੰਦ੍ਰੀਆਂ ਰਾਹੀਂ ਹਰ ਜੀਵਨ ਉਪਰ ਮਾਰੂ ਅਸਰ ਕਰ ਰਹੇ ਹਨ। ਜਦੋਂ ਤਾਈਂ ਇਨ੍ਹਾਂ ਕਲੋਸ਼ਾਂ ਦੀ ਨਵਿਰਤੀ

ਨਹੀਂ ਹੋ ਜਾਂਦੀ, ਆਪਣਾ ਲਖਸ਼ ਪ੍ਰਾਪਤ ਹੋਣਾ ਅਸੰਭਵ ਹੈ। ਇਨ੍ਹਾਂ ਦੇ ਨਾਮ ਹਨ - ਅਵਿਦਿਆ, ਅਸਿਮਤਾ, ਰਾਗ, ਦ੍ਰਿਖ ਅਤੇ ਅਭਿਨਿਵੇਸ਼।

1. ਅਵਿਦਿਆ ਕਲੋਸ਼ - ਅਨਿਤ ਵਿਚ ਨਿਤ, ਅਪਵਿਤ੍ਰ ਵਿਚ ਪਵਿਤ੍ਰ, ਦੁਖ ਵਿਚ ਸੁਖ, ਅਤੇ ਅਨਾਤਮ ਵਿਚ ਆਤਮਾ ਦਾ ਗਿਆਨ ਅਵਿਦਿਆ ਕਿਹਾ ਜਾਂਦਾ ਹੈ। ਜਿਸਦਾ ਜੋ ਧਰਮ ਨਹੀਂ ਹੈ, ਉਸ ਵਿਚ ਓਹੋ ਧਰਮ ਮੰਨ ਲੈਣਾ ਅਵਿਦਿਆ ਹੈ। ਇਹ ਸੰਪੂਰਨ ਜਗਤ ਅਤੇ ਇਸਦੀ ਸੰਪਤੀ ਅਨਿਤ ਹੈ ਅਤੇ ਨਾਸ਼ਮਾਨ ਹੈ। ਇਸਨੂੰ ਨਾਸ਼ਮਾਨ ਨ ਸਮਝਣਾ ਅਵਿਦਿਆ ਹੈ।

ਸਰੀਰ ਕਫ, ਲਹੂ, ਮਲ ਮੂਤਰ ਅਤੇ ਅਨੇਕਾਂ ਮੈਲਾਂ ਕਰਕੇ ਅਪਵਿਤ੍ਰ ਹੈ - ਇਸਨੂੰ ਪਵਿਤ੍ਰ ਮੰਨ ਲੈਣਾ; ਅਤੇ ਅਧਰਮ, ਪਾਪ, ਹਿੰਸਾ ਦਾ ਭਰਿਆ ਹੋਇਆ ਅੰਤਸ਼ਕਰਣ ਅਪਵਿਤ੍ਰ ਹੈ - ਇਸ ਸਰੀਰ ਨੂੰ ਪਵਿਤ੍ਰ ਮੰਨਣਾ; ਸੰਸਾਰ ਦੇ ਸਾਰੇ ਵਿਸ਼ੇ ਦੁਖਾਂ ਨਾਲ ਭਰੇ ਹੋਏ ਹਨ - ਉਨ੍ਹਾਂ ਵਿਚ ਸੁਖ ਮੰਨਣਾ, ਇਸੇ ਤਰ੍ਹਾਂ ਅਨਾਤਮ ਵਿਚ ਆਤਮ ਗਿਆਨ। ਇੰਦੀਆਂ, ਸਰੀਰ ਅਤੇ ਮਨ, ਚਿਤ, ਬੁਧ ਆਦਿ ਜੋ ਜੜ੍ਹ ਰੂਪ ਹਨ - ਇਨ੍ਹਾਂ ਨੂੰ ਆਤਮਾ ਮੰਨਣਾ, ਇਹ ਅਵਿਦਿਆ ਹੈ।

ਤਿੰਨਾਂ ਗੁਣਾਂ ਦਾ ਕੁਦਰਤੀ ਸੁਭਾਵ ਛਿਨ-ਛਿਨ ਕਰਕੇ ਬਦਲਦੇ ਰਹਿਣਾ ਹੈ। ਮਨੁਖੀ ਚਿਤ, ਤਿੰਨ ਗੁਣਾਂ ਸਹਿਤ ਜੜ੍ਹ ਹੈ ਜਿਸ ਵਿਚ ਈਸ਼ਵਰੀ ਚਿਤ ਦਾ ਪ੍ਰਤੀਬਿੰਬ ਪੈਣ ਕਰਕੇ ਵਖਰਾ-ਪਨ ਦਾ ਅਹਿਸਾਸ ਹੋ ਰਿਹਾ ਹੈ, ਅਵਿਦਿਆ ਕਰਕੇ ਆਤਮਾ ਤੇ ਜੀਵ-ਆਤਮਾ ਭਿੰਨ-ਭਿੰਨ ਪ੍ਰਤੀਤ ਹੋ ਰਹੇ ਹਨ ਜਿਵੇਂ ਲੱਖਾਂ ਪਾਣੀ ਦੇ ਬਰਤਨਾਂ ਵਿਚ ਇਕੋ ਚੰਦਰਮਾਂ ਦਾ ਪ੍ਰਤੀਬਿੰਬ ਪੈਣ ਕਰਕੇ ਹਰ ਬਰਤਨ ਵਿਚ ਅਨੇਕਤਾ ਦਾ ਪ੍ਰਭਾਵ ਪੈ ਰਿਹਾ ਹੈ ਅਤੇ ਜੜ੍ਹ ਚਿਤ ਅਤੇ ਚੇਤਨ ਪੁਰਸ਼ ਵਿਚ, ਭੇਦ ਗਿਆਨ ਦਾ ਹੋ ਜਾਣਾ, ਅਸਿਮਤਾ ਕਲੋਸ਼ ਉਤਪੰਨ ਕਰਦਾ ਹੈ।

2. ਅਸਿਮਤਾ ਕਲੋਸ਼ - ਪੁਰਸ਼ ਦਿਸ਼ਟਾ ਹੈ, ਚਿਤ ਦਿਖਾਉਣ ਵਾਲਾ ਉਸਦਾ ਇਕ ਕਰਣ ਹੈ, ਆਤਮਾ ਚੇਤਨ ਹੈ, ਚਿਤ ਜੜ੍ਹ ਹੈ। ਆਤਮਾ ਕ੍ਰਿਆ ਰਹਿਤ ਹੈ, ਚਿਤ ਕ੍ਰਿਆਸ਼ੀਲ ਹੈ ਆਤਮ ਕੇਵਲ ਹੈ ਚਿਤ ਤਿੰਨਾਂ ਗੁਣਾਂ - ਰਜ਼ੋ, ਤਮੋ, ਸਤੋ ਸਹਿਤ ਹੈ। ਆਤਮਾ ਵਿਚ ਕੋਈ ਬਦਲੀ ਨਹੀਂ, ਚਿਤ ਪੁਣਾਬਸ਼ੀਲ ਹੈ - ਛਿਨ-ਛਿਨ ਬਦਲਦਾ ਹੈ। ਆਤਮਾ ਸੁਆਮੀ ਹੈ, ਚਿਤ ਉਸਦੀ ਸੰਪਤੀ ਹੈ। ਇਸ ਤਰ੍ਹਾਂ ਆਤਮਾ ਅਤੇ ਚਿਤ ਅਤਿਅੰਤ ਭਿੰਨ ਹਨ। ਅਵਿਦਿਆ ਕਰਕੇ ਦੋਹਾਂ ਪ੍ਰਤੀਕੂਲ ਗੁਣਾਂ ਕਰਕੇ ਜੜ੍ਹ ਚਿਤ ਅਤੇ ਚੇਤਨ (ਪੁਰਸ਼) ਆਤਮਾ ਵਿਚ ਅੰਵਿਦਿਆ ਕਰਕੇ ਭੇਦ ਦਾ ਗਿਆਨ ਨਹੀਂ ਰਹਿੰਦਾ ਅਤੇ ਬੁਧੀ ਨੂੰ ਆਤਮਾ ਕਰਕੇ ਜਾਨਣ ਲਗ ਜਾਂਦਾ ਹੈ। ਇਹ ਪ੍ਰਸ਼ਬਿਤੀ ਪੈਦਾ ਹੋ ਜਾਣੀ ਹਿਰਦੇ ਗ੍ਰੰਥੀ (ਗੰਢ) ਕਹਾਉਂਦੀ ਹੈ। ਨਿਸ਼ਚੇ ਪੂਰਵਕ ਜੜ੍ਹ ਚਿਤ ਅਤੇ ਆਤਮਾ ਨੂੰ ਇਕੋ ਜਾਣ ਲੈਣਾ ਅਸਿਮਤਾ ਕਲੋਸ਼ ਕਹਾਉਂਦਾ ਹੈ। ਚਿਤ ਦੀ ਜੜ੍ਹਤਾ ਆਤਮ ਦੀ ਚੇਤਨਤਾ ਦਾ ਪਰਤੱਖ ਗਿਆਨ ਨਿਸ਼ਚੇ ਪੂਰਵਕ ਹੋ ਜਾਣ ਨਾਲ ਇਸ ਕਲੋਸ਼ ਦਾ ਨਾਸ਼ ਹੋ ਜਾਂਦਾ ਹੈ।

3. ਰਾਗ ਕਲੇਸ਼ - ਉਪਰ ਦੱਸੇ ਅਸਿਮਤਾ ਕਲੇਸ਼ ਦੇ ਕਾਰਨ ਮਨ, ਇੰਦ੍ਰੀਆਂ ਅਤੇ ਸਰੀਰ ਵਿਚ ਆਤਮ ਭਾਵ ਪੈਦਾ ਹੋ ਕੇ, ਸੁਖ ਦੇਣ ਵਾਲੇ ਵਿਸ਼ਿਆਂ ਵਿਚ ਰਾਗ (attachment) ਪੈਦਾ ਹੋ ਜਾਣੀ 'ਰਾਗ' ਕਹਾਉਂਦਾ ਹੈ। ਇਸ ਸੁਖ ਦੇ ਪ੍ਰਾਪਤ ਕਰਨ ਦੇ ਸਾਧਨਾਂ ਨਾਲ ਜੋ ਇੱਛਾ ਰੂਪ ਤਿਸ਼ਨਾ ਅਤੇ ਲੋਭ ਪੈਦਾ ਹੋ ਜਾਂਦਾ ਹੈ, ਉਸਦੇ ਸੰਸਕਾਰ ਚਿਤ ਵਿਚ ਪੈ ਜਾਂਦੇ ਹਨ ਇਸ ਮਾਨਸਿਕ ਸਥਿਤੀ ਦਾ ਨਾਮ 'ਰਾਗ' ਕਲੇਸ਼ ਹੈ।

4. ਦ੍ਰੈਸ਼ ਕਲੇਸ਼ - ਉਪਰ ਕਥਿਆ 'ਰਾਗ' ਹੀ ਦੈਤ ਦਾ ਜਨਮ ਦਾਤਾ ਹੈ ਕਿਉਂਕਿ ਜਦੋਂ ਰਾਗ ਦੇ ਸੰਸਕਾਰ ਚਿਤ ਵਿਚ ਜੰਮ ਜਾਂਦੇ ਹਨ ਜਿਨ੍ਹਾਂ ਵਸਤਾਂ ਵਿਚ ਸਰੀਰ ਅਤੇ ਮਨ ਨੂੰ ਦੁਖ ਪ੍ਰਤੀਤ ਦਿੰਦਾ ਹੈ ਅਥਵਾ ਜਿਨ੍ਹਾਂ ਕਰਕੇ ਸੁਖ ਪ੍ਰਾਪਤੀ ਵਿਚ ਬਿਘਨ ਪ੍ਰਤੀਤ ਹੋ ਜਾਂਦਾ ਹੈ, ਉਨ੍ਹਾਂ ਨਾਲ ਦੈਸ਼ ਹੋ ਜਾਣਾ ਹੀ ਦ੍ਰੈਸ਼ ਕਲੇਸ਼ ਹੈ। ਜਿਨ੍ਹਾਂ ਵਸਤੂਆਂ, ਜਿਨ੍ਹਾਂ ਸਾਧਨਾਂ ਤੋਂ ਦੁਖ ਪ੍ਰਤੀਤ ਹੋਵੇ, ਉਸ ਤੋਂ ਘ੍ਰੰਣਾ, ਕ੍ਰੋਧ, ਈਰਖਾ, ਵੈਰ, ਉਦਾਸੀਨਤਾ ਪੈਦਾ ਹੋਵੇ ਅਤੇ ਉਸ ਤੋਂ ਜੋ ਸੰਸਕਾਰ ਪੈਦਾ ਹੋ ਜਾਣ, ਈਰਖਾ, ਨਿੰਦਾ, ਨਫਰਤ, ਦੈਸ਼, ਕ੍ਰੋਧ ਆਦਿ ਦੇ ਜਿਹੜੇ ਪ੍ਰਭਾਵ ਚਿਤ ਗ੍ਰਹਿਣ ਕਰੇ, ਉਸ ਨੂੰ ਦ੍ਰੈਸ਼ ਕਲੇਸ਼ ਕਹਿੰਦੇ ਹਨ। ਰਾਗ ਦ੍ਰੈਸ਼ ਦੇ ਕਾਰਨ ਚਿਤ ਨਿਸਚਲ ਨਹੀਂ ਹੁੰਦਾ ਅਤੇ ਗਿਆਨ ਦੀ ਪ੍ਰਾਪਤੀ ਵਿਚ ਪੂਰਨ ਰੂਪ ਵਿਚ ਬਿਘਨਕਾਰੀ ਰੁਕਾਵਟ ਬਣੀ ਰਹਿੰਦੀ ਹੈ -

ਜਬ ਧਾਰੈ ਕੌਥੂ ਬੈਗੀ ਮੀਤੁ ॥
 ਤਬ ਲਗੁ ਨਿਹਚਲੁ ਨਾਹੀ ਚੀਤੁ ॥
 ਜਬ ਲਗੁ ਮੋਹ ਮਗਨ ਸੰਗਿ ਮਾਇ ॥
 ਤਬ ਲਗੁ ਧਰਮਗਾਇ ਦੇਇ ਸਜਾਇ ॥

ਪੰਨਾ - 278

5. ਅਭਿਨਿਵੇਸ਼ ਕਲੇਸ਼ - ਸਰੀਰ ਇੰਦ੍ਰੀਆਂ ਆਦਿ ਨੂੰ ਦੁੱਖ ਤੋਂ ਬਚਾਉਣ ਦੇ ਸੰਸਕਾਰ ਹੀ ਅਭਿਨਿਵੇਸ਼ ਕਲੇਸ਼ ਦਾ ਕਾਰਨ ਹਨ। ਮਰਣ ਦਾ ਭੈ ਵਿਦਵਾਨ ਅਤੇ ਮੁਰਖ ਦੇ ਮਨ ਵਿਚ ਸੁਭਾਵਕ ਹੀ ਪ੍ਰਤੀਤ ਹੋ ਰਿਹਾ ਹੈ। ਮਰਣ ਦਾ ਭੈ ਜਨਮਾਂ ਜਨਮਾਂਤਰਾਂ ਤੋਂ ਬਹੁਤ ਗਹਿਰੇ ਸੰਸਕਾਰ ਚਿਤ ਵਿਚ ਪੈਦਾ ਕਰ ਰਿਹਾ ਹੈ ਇਹ ਭੈ ਦੇ ਸੰਸਕਾਰ ਚਲ ਰਹੇ ਹਨ ਅਤੇ ਹਰ ਪ੍ਰਾਣੀ ਇਹ ਚਾਹੁੰਦਾ ਹੈ ਕਿ ਮੈਂ ਸਦਾ ਹੀ ਆਪਣੀ ਸੰਪਤੀ, ਪੁਤਰ, ਪੇਤਰੇ, ਪ੍ਰਵਾਰ ਵਿਚ (ਮੋਹ ਦਾ ਬੰਨ੍ਹਿਆਂ) ਰਹਾਂ, ਕਦੇ ਮੇਰਾ ਅਭਾਵ ਨ ਹੋਵੇ, ਮੇਰਾ ਵਿਸ਼ੇਗ ਕਦੇ ਭੀ ਨਾ ਹੋਵੇ, ਮੇਰੀ ਅਮੀਰੀ, ਮੇਰੇ ਪਿਆਰੇ ਸਬੰਧੀ ਸਦਾ ਹੀ ਰਹਿਣ। ਇਹ ਲੋਚਾ ਤੇ ਭੈ (ਅੰਦੇਸ਼ਾ) ਅਭਿਨਿਵੇਸ਼ ਕਲੇਸ਼ ਕਹਾਉਂਦਾ ਹੈ।

ਅਗਿਆਨ ਦੇ ਕਾਰਨ ਉਪਰ ਕਥੇ ਪੰਜ ਕਲੇਸ਼ ਜੀਵ ਆਤਮਾ ਨੂੰ ਅੰਤਸ਼ਕਰਣ ਵਿਚ ਭਰੇ ਸੰਸਕਾਰਾਂ ਦੇ ਕਾਰਨ ਜਨਮ ਮਰਨ ਦੇ ਚੱਕਰ ਵਿਚ ਪਾ ਕੇ ਅਨੰਤ ਕਾਲ ਤੋਂ ਦੁਖੀ ਕਰ ਰਹੇ ਹਨ। ਗਿਆਨਵਾਨ ਪੁਰਸ਼ ਜਾਣਦਾ ਹੈ ਕਿ ਆਤਮਾ ਕਿਸੇ ਕਾਲ ਵਿਚ ਵੀ ਜਨਮ ਨਹੀਂ ਲੈਂਦਾ ਅਤੇ ਨਾ ਹੀ ਮਰਦਾ ਹੈ, ਨਾ ਹੀ ਕਿਸੇ ਸਮੇਂ ਇਸਦੀ ਅਣਹੋਂਦ ਹੁੰਦੀ ਹੈ ਕਿਉਂਕਿ ਇਹ ਅਜਨਮਾ, ਨਿਤ ਅਤੇ ਪੁਰਾਤਨ ਹੈ, ਸਰੀਰ ਦੇ ਨਾਸ਼ ਹੋਣ ਨਾਲ ਆਤਮਾ ਦਾ ਨਾਸ਼ ਨਹੀਂ ਹੋਇਆ ਕਰਦਾ।

ਕਿਸ਼ਨ ਮਹਾਰਾਜ ਜੀ ਗੀਤਾ ਵਿਚ ਫਰਮਾਉਂਦੇ ਹਨ ਕਿ ਹੇ ਅਰਜਨ! ਜੋ ਪੁਰਸ਼ ਇਸ ਆਤਮਾ ਨੂੰ ਨਾਸ਼ ਰਹਿਤ, ਨਿਤਿ, ਅਜਨਮਾ ਜਾਣਦਾ ਹੈ, ਉਹ ਪੁਰਖ ਕਿਵੇਂ ਕਿਸੇ ਨੂੰ ਮਰਵਾਉਂਦਾ ਹੈ ਅਤੇ ਕਿਵੇਂ ਕਿਸੇ ਨੂੰ ਮਾਰਦਾ ਹੈ। ਜਿਵੇਂ ਮਨੁੱਖ ਪੁਰਾਣੇ ਬਸਤਰਾਂ ਨੂੰ ਤਿਆਗ ਕੇ ਦੂਸਰੇ ਨਵੇਂ ਬਸਤਰਾਂ ਨੂੰ ਗ੍ਰਹਿਣ ਕਰਦਾ ਹੈ, ਉਸੇ ਤਰ੍ਹਾਂ ਆਤਮਾ ਵੀ ਪੁਰਾਣੇ ਸਰੀਰਾਂ ਨੂੰ ਤਿਆਗ ਕੈ ਨਵੇਂ ਸਰੀਰਾਂ ਨੂੰ ਧਾਰਨ ਕਰਦਾ ਹੈ। ਇਸ ਆਤਮਾ ਨੂੰ ਨਾ ਹੀ ਕੋਈ ਸ਼ਸ਼ਤਰ ਕੱਟ ਸਕਦਾ ਹੈ, ਇਸ ਨੂੰ ਅੱਗ ਜਲਾ ਵੀ ਨਹੀਂ ਸਕਦੀ, ਜਲ ਭੁਬੇ ਨਹੀਂ ਸਕਦਾ ਅਤੇ ਵਾਯੂ ਸੁਕਾ ਨਹੀਂ ਸਕਦੀ। ਨਾ ਇਹ ਆਤਮਾ ਸ਼ਸ਼ਤਰਾਂ ਤੋਂ ਕੱਟਿਆ ਜਾ ਸਕਦਾ ਹੈ, ਨਾ ਹੀ ਜਲਾਇਆ ਜਾ ਸਕਦਾ ਹੈ, ਨਾ ਹੀ ਗਲਦਾ ਹੈ, ਸੁਕਾਇਆ ਵੀ ਨਹੀਂ ਜਾ ਸਕਦਾ। ਸੋ ਇਹ ਆਤਮਾ ਬਿਨਾਂ ਸ਼ੱਕ ਨਿਤਿ, ਸਰਵ-ਵਿਆਪਕ, ਅਚੱਲ, ਕੁਟਸਥ ਅਤੇ ਸਨਾਤਨ ਹੈ। ਇਹ ਆਤਮਾ ਅਵਿਅਕਤ ਅਰਥਾਤ ਇੰਦ੍ਰੀਆਂ ਦਾ ਵਿਸ਼ਾ ਨਹੀਂ ਹੈ, ਨਾ ਹੀ ਇਹ ਆਤਮਾ ਮਨ ਦਾ ਵਿਸ਼ਾ ਹੈ, ਨਾ ਹੀ ਆਤਮਾ ਵਿਚ ਕੋਈ ਵਿਕਾਰ ਆਇਆ ਕਰਦਾ ਹੈ। ਇਸ ਕਰਕੇ ਇਹ ਨਿਸ਼ਚੇ ਪੁਰਵਕ ਸਮਝ ਕਿ ਆਤਮਾ ਕਦੇ ਭੀ ਮਰਦਾ ਨਹੀਂ। ਇਸ ਕਰਕੇ ਇਹ ਅਭਿਨਿਵੇਸ਼ ਕਲੋਸ਼ ਮਨ ਦੀ ਹੀ ਇਕ ਵਿਅਰਥ ਕਲਪਨਾ ਹੈ ਪਰ ਏਨੇ ਗਿਆਨ ਦੇ ਹੁੰਦਿਆਂ, ਰਾਗ ਅਤੇ ਦ੍ਰੈਸ਼ ਦੇ ਕਲੋਸ਼ ਦੇ ਕਾਰਨ ਸਰੀਰ ਵਿਚ ਹੀ ਆਤਮ ਅਧਿਆਸ ਹੋ ਜਾਇਆ ਕਰਦਾ ਹੈ। ਮੂਰਖ ਤੋਂ ਲੈ ਕੇ ਪੁਸਤਕਾਂ ਪੜ੍ਹ ਕੇ ਹੋਏ ਵਿਦਵਾਨ, ਆਪਣੇ ਵਾਸਤਵਿਕ ਆਤਮ ਸਰੂਪ ਨੂੰ ਭੁੱਲ ਕੇ ਭੌਤਿਕ (ਪ੍ਰਾਕ੍ਰਿਤਕ) ਸਰੀਰ ਦੀ ਰਖਸ਼ਾ ਵਿਚ, ਪਾਲਣ-ਪੋਸ਼ਣ ਵਿਚ ਹਰ ਸਮੇਂ ਲੱਗੇ ਰਹਿੰਦੇ ਹਨ ਅਤੇ ਇਸਦੇ ਨਾਸ ਹੋਣ ਤੋਂ ਘਬਰਾਉਂਦੇ ਰਹਿੰਦੇ ਹਨ। ਇਸ ਤਰ੍ਹਾਂ ਇਸ ਮ੍ਰਿਤ੍ਤ ਦੇ ਭੈ ਦੇ ਜੋ ਸੰਸਕਾਰ ਚਿਤ ਵਿਚ ਪੈ ਜਾਂਦੇ ਹਨ, ਇਨ੍ਹਾਂ ਸੰਸਕਾਰਾਂ ਰਾਹੀਂ ਘਬਰਾਹਟ ਪੈਦਾ ਹੋ ਕੇ ਚਿਤ ਦੁਖੀ ਰਹਿੰਦਾ ਹੈ। ਏਸੇ ਅਵਸਥਾ ਨੂੰ ਅਭਿਨਿਵੇਸ਼ ਕਲੋਸ਼ ਕਹਿੰਦੇ ਹਨ। ਇਹ ਅਭਿਨਿਵੇਸ਼ ਕਲੋਸ਼ ਹੀ ਸੁਕਾਮ ਕਰਮਾਂ ਦਾ ਕਾਰਨ ਹੈ ਜਿਨ੍ਹਾਂ ਦੀਆਂ ਵਾਸ਼ਨਾਵਾਂ ਚਿਤ ਭੂਮੀ ਵਿਚ ਬੈਠ ਕੇ ਵਰਤਮਾਨ ਅਤੇ ਅਗਲੇ ਜਨਮਾਂ (ਆਵਾਗਾਵਨ) ਨੂੰ ਦੇਣ ਵਾਲੀਆਂ ਹੁੰਦੀਆਂ ਹਨ।

ਇਨ੍ਹਾਂ ਕਲੋਸ਼ਾਂ ਦਾ ਸੂਖਸ਼ਮ ਬੀਜ, ਅੰਤਸ਼ਕਰਣ ਵਿਚ ਗੁਪਤ ਰੂਪ ਵਿਚ ਜਨਮਾਂ-ਜਨਮਾਂਤਰਾਂ ਤੱਕ ਲੁਕਿਆ ਰਹਿੰਦਾ ਹੈ ਅਤੇ ਆਤਮ ਸਰੂਪ ਦੀ ਲੱਖਤਾ ਹੋਣ ਵਿਚ ਬਹੁਤ ਹੀ ਵਿਘਨਕਾਰੀ ਹੋਣ ਕਰਕੇ ਇਸ ਜੀਵ ਨੂੰ ਆਪਣੇ ਵਾਸਤਵਿਕ ਸਰੂਪ ਤੋਂ ਇਹ ਕਲੋਸ਼ ਸਦਾ ਹੀ ਭੁਲਾ ਕੇ ਰੱਖਦੇ ਹਨ। ਗੁਰਬਾਣੀ ਦੇ ਅੰਦਰ ਬਾਰ-ਬਾਰ ਇਨ੍ਹਾਂ ਕਲੋਸ਼ਾਂ ਬਾਰੇ ਗੁਰੂ ਮਹਾਰਾਜ ਜੀ ਸਾਵਧਾਨ ਕਰਦੇ ਰਹਿੰਦੇ ਹਨ ਅਤੇ ਇਨ੍ਹਾਂ ਸਾਰਿਆਂ ਕਲੋਸ਼ਾਂ ਦਾ ਇਲਾਜ ਆਪ ਜੀ ਨੇ ਇਕ ਮਨ, ਇਕ ਚਿਤ ਹੋ ਕੇ ਪ੍ਰਭੂ ਸਿਮਰਨ ਹੀ ਦੱਸਿਆ ਹੈ -

**ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
ਕਲਿ ਕਲੇਸ ਤਨ ਮਾਰਿ ਮਿਟਾਵਉ ॥**

ਪੰਨਾ - 262

ਵਾਹਿਗੁਰੂ ਜੀ ਦੀ ਯਾਦ ਵਿਚ ਲਿਵਲੀਨ ਹੋਣ ਨਾਲ ਅਤੇ ਨਿਸ਼ਕਾਮ

ਸ਼ੁਭ ਕਰਮਾਂ ਵਿਚ ਪਰਵਿਰਤ ਹੋ ਕੇ ਤੱਤ-ਬੇਤੇ ਮਹਾਂਪੁਰਸ਼ਾਂ ਦੀ ਸੰਗਤ ਕਰਦਿਆਂ, ਕਰਮ, ਉਪਾਸ਼ਨਾ ਦੇ ਰਾਹੀਂ ਮਲ ਤੇ ਵਿਖਸ਼ੇਪ ਦੇ ਦੋਸ਼ ਦੂਰ ਕਰਕੇ ਅਤੇ ਮਹਾਂਪੁਰਸ਼ਾਂ ਤੇ ਗੁਰਮਤਿ ਸਿਧਾਂਤ ਦੇ ਗਿਆਨ ਰੂਪੀ ਬਚਨ ਧਾਰਨ ਕਰਕੇ ਇਹ ਕਲੋਸ਼ ਦੂਰ ਹੋ ਜਾਂਦੇ ਹਨ। ਨਹੀਂ ਤਾਂ ਮਨੁੱਖ ਦੀ ਅਚੇਤਤਾ ਇਸਨੂੰ ਜਨਮ ਮਰਨ ਦੇ ਦੁਖਦਾਈ ਚੱਕਰ ਵਿਚੋਂ ਕੱਢ ਨਹੀਂ ਸਕਦੀ। ਸੌ ਸੁਖੈਨ ਮਾਰਗ ਤੱਤ-ਬੇਤੇ ਮਹਾਂਪੁਰਸ਼ਾਂ ਦੀ ਸੰਗਤ ਕਰਨਾ, ਦਿੜ੍ਹੁ ਚਿਤ ਹੋ ਕੇ ਨਾਮ ਅਭਿਆਸ ਕਰਨਾ ਅਤੇ ਨਿਸ਼ਕਾਮ, ਵਾਸ਼ਨਾ ਰਹਿਤ ਹੋ ਕੇ ਪੂਰੀ ਵਿਧੀ ਨਾਲ ਸੰਗਤ ਕਰਨ, ਗੁਰੂ ਤੇ ਵਾਹਿਗੁਰੂ ਜੀ ਦੀ ਸੇਵਾ ਵਿਚ ਆਪਣਾ ਜੀਵਨ ਬਤੀਤ ਕਰਨ ਨਾਲ ਵਿਖਸ਼ੇਪ ਤੇ ਮਲ ਦੋਸ਼ ਦੂਰ ਹੋ ਜਾਇਆ ਕਰਦੇ ਹਨ। ਤੱਤ ਬੇਤੇ ਮਹਾਂਪੁਰਸ਼ਾਂ ਦੀ ਸੰਗਤ ਅਵਰਨ ਨੂੰ ਦੂਰ ਕਰ ਦੇਂਦੀ ਹੈ। ਇਸ ਲਈ ਗੁਰੂ ਸਿਧਾਂਤ ਵਿਚ ਸੰਗਤ ਕਰਨ ਦੀ ਬਹੁਤ ਹੀ ਮਹਾਨਤਾ ਦੱਸੀ ਗਈ ਹੈ।

ਸੰਗਤ ਉਹ ਹੀ ਹੋਇਆ ਕਰਦੀ ਹੈ ਜਿਥੇ ਕੇਵਲ ਨਾਮ ਦੀ ਪ੍ਰੇਰਨਾ ਮਿਲੇ ਅਤੇ ਸ਼ੁਭ ਕਰਮ ਕਰਨ ਦਾ ਉਤਸ਼ਾਹ ਹਿਰਦੇ ਵਿਚ ਉਤਪੰਨ ਹੋਵੇ। ਸੌ ਐਸੀ ਸੰਗਤ ਪੂਰਬਲੇ ਭਾਗਾਂ ਤੋਂ ਬਗੈਰ ਪ੍ਰਾਪਤ ਨਹੀਂ ਹੋਇਆ ਕਰਦੀ

**ਹਰਿ ਕੀਰਤਿ ਸਾਧ ਸੰਗਤਿ ਹੈ ਸਿਰਿ ਕਰਮਨ ਕੈ
ਕਰਮਾ॥**

**ਕਹੁ ਨਾਨਕ ਤਿਸੁ ਭਇਓ ਪਰਾਪਤਿ
ਜਿਸੁ ਪੁਰਬ ਲਿਖੇ ਕਾ ਲਹਨਾ॥** ਪੰਨਾ

- 642

ਤੱਤ ਬੇਤੇ ਮਹਾਂਪੁਰਸ਼, ਜਿਨ੍ਹਾਂ ਦੇ ਅੰਦਰ ਨਾਮ ਦਾ ਪ੍ਰਕਾਸ਼ ਹੋ ਚੁਕਿਆ ਹੋਵੇ ਅਤੇ ਪੁਸ਼ਕ ਗਿਆਨ ਦੀ ਥਾਂ ਰਸਕ ਬੈਰਾਗੀ ਹੋਣ, ਉਨ੍ਹਾਂ ਦੀ ਸੰਗਤ, ਉਨ੍ਹਾਂ ਦਾ ਮਿਲਾਪ ਪਿਛਲੇ ਕੀਤੇ ਹੋਏ ਸ਼ੁਭ ਕਰਮ ਉਦੈ ਹੋਣ ਤੋਂ ਹੋਇਆ ਕਰਦਾ ਹੈ। ਐਸੇ ਮਹਾਂਪੁਰਸ਼ਾਂ ਨੂੰ ਦੇਖਦੀ ਤਾਂ ਸਾਰੀ ਦੁਨੀਆਂ ਹੈ ਅਤੇ ਨੇੜੇ ਵੀ ਬਹੁਤ ਰਹਿੰਦੇ ਹਨ ਪਰ ਉਨ੍ਹਾਂ ਦੇ ਬਚਨਾਂ ਦੀ ਪ੍ਰਤੀਤੀ ਕਿਸੇ ਭਾਗਾਂ ਵਾਲੇ ਦੇ ਹਿਰਦੇ ਵਿਚ ਹੀ ਪ੍ਰਕਾਸ਼ਿਤ ਹੁੰਦੀ ਹੈ। ਐਸਾ ਫੁਰਮਾਨ ਹੈ -

**ਮਿਟਿਓ ਅੰਧੇਰੂ ਮਿਲਤ ਹਰਿ ਨਾਨਕ
ਜਨਮ ਜਨਮ ਕੀ ਸੌਂਈ ਜਾਗੀ॥** ਪੰਨਾ

- 204

ਉਨ੍ਹਾਂ ਨੂੰ ਮਿਲ ਕੇ ਅਵਿਦਿਆ ਆਦਿ ਸਮੰਹ ਕਲੋਸ਼ਾਂ, ਸੰਕਿਆਂ, ਕਰਮਾਂ ਦਾ ਪਾਇਆ ਹੋਇਆ ਅਗਿਆਨ ਹਨ੍ਹੇਰਾ ਮਿਟ ਜਾਇਆ ਕਰਦਾ ਹੈ ਅਤੇ ਜਨਮਾਂ ਜਨਮਾਤਰਾਂ ਤੋਂ ਰਜੇ ਗੁਣ, ਤਮੇ ਗੁਣ, ਸਤੇ ਗੁਣ ਮਾਇਆ ਦੇ ਪ੍ਰਭਾਵ ਵਿਚ ਸੁੱਤੀ ਪਈ ਸੁਰਤੀ ਜਾਗ ਕੇ ਆਪਣੇ ਆਤਮਿਕ ਸਰੂਪ ਨੂੰ ਸ਼ਾਬਦਿਕ ਕਰ ਲੈਂਦੀ ਹੈ। ਮਹਾਤਮਾ ਭਾਵੇਂ ਪੁਰਨ ਬ੍ਰਹਮ ਗਿਆਤਾ ਅਤੇ ਪ੍ਰਭੂ ਵਿਚ ਅਭੇਦ ਅਵਸਥਾ ਵਾਲਾ ਭੀ ਕਿਉਂ ਨਾ ਹੋਵੇ ਪਰ ਜੇ ਜਗਿਆਸੂ ਦੇ ਹਿਰਦੇ ਵਿਚ ਸ਼ਰਧਾ, ਅੰਤਿਮ ਸੀਮਾਂ ਤੱਕ ਪੈਦਾ ਨਹੀਂ ਹੁੰਦੀ ਤਾਂ ਮਹਾਤਮਾ ਦਾ ਉਪਦੇਸ਼ ਐਸੇ ਜਗਿਆਸੂ ਦੇ ਮਨ ਵਿਚ ਪਈ ਹਨ੍ਹੇਰੇ ਨੂੰ ਦੂਰ ਨਹੀਂ

ਕਰ ਸਕਿਆ ਕਰਦਾ ਜਿਵੇਂ ਕਿ ਗੁਰਬਾਣੀ ਦਾ ਫੁਰਮਾਨ ਹੈ -

**ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ
ਚੁਕੁ॥**

ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਛੁਕੁ॥

ਪੰਨਾ - 1372

ਦੇਖਿਆ ਇਹ ਗਿਆ ਹੈ ਕਿ ਪਹਿਲਾਂ ਤਾਂ ਜਗਿਆਸਾ ਦੀ ਅਣਹੋਦ ਹੋਣ ਕਰਕੇ ਆਪਣੇ ਆਤਮ ਸਰੂਪ ਨੂੰ ਜਾਨਣ ਦੀ ਤੀਬਰਤਾ ਨਹੀਂ ਹੈ ਅਤੇ ਨਾ ਹੀ ਮਹਾਤਮਾ ਉਪਰ ਪੂਰਨ ਸ਼ਰਧਾ ਹੁੰਦੀ ਹੈ। ਕਾਰਨ ਇਹ ਹੈ ਕਿ ਇਸ ਜੀਵ ਦੇ ਅੰਤਸ਼ਕਰਣ ਵਿਚ ਭੇਦ ਵਾਦੀਆਂ ਦੇ ਬਚਨਾਂ ਅਤੇ ਕੇਵਲ ਬੁੱਧੀ ਤਕ ਸੀਮਤ ਰਹਿਣ ਵਾਲਿਆਂ ਦੀਆਂ ਅਨੇਕ ਚੁਗਤੀਆਂ ਭਰੀਆਂ ਪੁਸਤਕਾਂ ਦੇ ਸੰਸਕਾਰ ਸ਼ਰਧਾ ਨੂੰ ਪੂਰੀ ਤਰ੍ਹਾਂ ਨਾਲ ਅਛਾਦਨ ਕਰ ਦਿੰਦੇ ਹਨ ਅਤੇ ਇਸ ਸ਼ਰਧਾ ਵਿਚ ਨਹੀਂ ਆਉਂਦੇ -

ਸੰਤ ਅਨੰਤਹਿ ਅੰਤਰੁ ਨਾਹੀ॥

ਪੰਨਾ - 466

ਸੰਤਾਂ ਨੂੰ ਕੇਵਲ ਇਕ ਮਨੁੱਖ ਕਰਕੇ ਹੀ ਵੇਖਦੇ ਹਨ ਅਤੇ ਪਤਲੀ ਜਿਹੀ ਸ਼ਰਧਾ ਧਾਰ ਕੇ ਬਚਨ ਸੁਣਦੇ ਹਨ। ਸੋ ਐਨੀ ਪਤਲੀ ਸ਼ਰਧਾ ਨਾਲ ਸੁਣੇ ਹੋਏ ਬਚਨ, ਸੰਸਿਆਂ ਦੇ ਭਰੇ ਹੋਏ ਮੈਲੇ ਅੰਤਸ਼ਕਰਣ ਨੂੰ ਪਵਿੱਤਰ ਕਰਨ ਤੋਂ ਅਸਮਰਥ ਹੁੰਦੇ ਹਨ। ਇਕ ਇਹ ਵੀ ਗੱਲ ਹੈ ਕਿ ਸੰਤ ਨਾ ਤਾਂ ਭੇਖ ਤੋਂ ਹੀ ਪਛਾਣਿਆ ਜਾਂਦਾ ਹੈ, ਨਾ ਕਿਸੇ ਜਪਾਂ ਤਪਾਂ ਤੋਂ ਪਛਾਣ ਹੁੰਦਾ ਹੈ ਕਿਉਂਕਿ ਸੰਤਾਂ ਦੀ ਮਹਿਮਾ ਨੂੰ ਸੰਤ ਹੀ ਜਾਣਦੇ ਹਨ। ਭੇਖੀ ਅਤੇ ਵਾਕ ਚਤੁਰ ਦੰਭੀ ਪੁਰਸ ਦਾ ਮਨ, ਮਾਇਆਕਾਰ ਹੋਣ ਕਰਕੇ ਮਾਇਆ ਵਿਚ ਫਸਿਆ ਰਹਿੰਦਾ ਹੈ। ਆਪਣੇ ਅੰਦਰ ਹਨੌਰਾ ਹੋਣ ਕਰਕੇ ਢੂਸਰੇ ਦੇ ਹਿਰਦੇ ਵਿਚ ਪ੍ਰਕਾਸ਼ਮਈ ਜੋਤ ਨਹੀਂ ਜਗਾ ਸਕਦਾ। ਸੋ ਏਸ ਕਲਜੁਗ ਦੇ ਅੰਦਰ ਇਹ ਬਹੁਤ ਹੀ ਵੱਡੀ ਔਕੜ ਜਗਿਆਸੂਆਂ ਦਾ ਭਲਾ ਨਹੀਂ ਹੋਣ ਦਿੰਦੀ। ਵਾਹਿਗੁਰੂ ਜੀ ਕ੍ਰਿਪਾ ਕਰਨ, ਜਗਿਆਸੂ ਦੇ ਭਾਗ ਜਾਗ ਪੈਣ ਤਾਂ ਸੱਚੇ ਸੰਤ ਨਾਲ ਵਾਹਿਗੁਰੂ ਜੀ ਦੀ ਪ੍ਰੇਰਨਾ ਨਾਲ ਹੀ ਮੇਲ ਹੁੰਦਾ ਹੈ। ਐਸਾ ਸੰਤ ਭਾਵੇਂ ਆਪਣੇ ਖੇਤਾਂ ਵਿਚ ਖੇਤੀ ਕਰ ਰਿਹਾ ਹੈ ਜਾਂ ਫੌਜ ਵਿਚ ਡਿਊਟੀ ਦੇ ਰਿਹਾ ਹੈ ਜਾਂ ਵਣਜ ਵਪਾਰ ਦੇ ਸਰਕਲ ਵਿਚ ਆਪਣੀ ਸੁੱਚੀ ਕਿਰਤ ਨਾਲ ਜੁੜਿਆ ਹੋਇਆ ਹੈ; ਕੁਝ ਕਿਹਾ ਨਹੀਂ ਜਾ ਸਕਦਾ। ਜੀਵ ਦੇ ਵਸ ਵਿਚ ਕੇਵਲ ਇਕ ਅਰਦਾਸ ਹੈ ਕਿ ਹੇ ਵਾਹਿਗੁਰੂ! ਕੋਈ ਆਪਣਾ ਐਸਾ ਗੁਰਮੁਖ ਪਿਆਰਾ ਮੇਲ ਦੇ, ਜਿਸਨੂੰ ਮਿਲਕੇ ਮੇਰਾ ਜਨਮ ਸਫਲਾ ਹੋ ਜਾਵੇ। ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਬਾਰ-ਬਾਰ ਆਦੇਸ਼ ਦਿੰਦੀ ਹੈ ਕਿ ਤੂੰ ਪ੍ਰਭੂ ਪਿਆਰੇ ਮਹਾਂਪੁਰਸ਼ਾਂ ਦੀ ਸੰਗਤ ਵਿਚ ਜਾ ਕੇ ਆਪਣਾ ਜੀਵਨ ਮਨੋਰਥ ਪੂਰਾ ਕਰਨ ਦਾ ਉਪਰਾਲਾ ਕਰ।

ਸੰਤਾਂ ਨੂੰ ਕੋਈ ਵਾਸ਼ਨਾ ਨਹੀਂ ਹੁੰਦੀ ਕਿਉਂਕਿ ਉਨ੍ਹਾਂ ਦੀ ਦਿੱਸ਼ਟੀ ਵਿਚ ਇਹ ਸਾਰਾ ਦਿਸਦਾ ਸੰਸਾਰ ਕੇਵਲ ਵਾਹਿਗੁਰੂ ਹੀ ਹੈ। ਸੋ ਉਹ ਕਿਸਨੂੰ ਉਪਦੇਸ਼ ਦੇਣ ਜਦੋਂ ਕਿ ਸਰਗੁਰ ਸਾਹਿਬ ਜੀ ਆਪਣੀ ਮੌਜ ਵਿਚ ਕੀਤੀ ਜਾਂਦੀ ਇਕ ਖੇਲ੍ਹ ਹੀ ਹੈ। ਪਰ ਸੰਤ ਦਾ ਸਰੀਰ, ਜੀਵਾਂ ਦੀ ਪਰਾਲਬਧ ਦੇ ਵਸ ਹੁੰਦਾ ਹੋਇਆ, ਖ੍ਰਿਤੀ ਹੁਕਮ ਵਿਚ ਤੱਤ ਬਚਨਾਂ ਦਾ ਉਪਦੇਸ਼ ਦੇ ਰਿਹਾ ਹੁੰਦਾ ਹੈ। ਆਪ ਉਹ ਪੂਰਨ ਗਿਆਨ ਦੀ ਸਥਿਤੀ ਵਿਚ ਸਦਾ ਹੀ ਅਭੇਦ ਅਵਸਥਾ ਵਿਚ ਸਥਿਤ ਰਹਿੰਦੇ ਹਨ। ਇਹ ਗੱਲ ਆਮ ਮਨੁੱਖ ਦੀ ਸਮਝ ਤੋਂ ਅਛੋਹ ਹੈ, ਸਮਝ ਵਿਚ ਆਉਣੀ ਮੁਸ਼ਕਲ ਹੈ। ਵਾਹਿਗੁਰੂ ਜੀ ਕ੍ਰਿਪਾ ਕਰਨ, ਆਪ ਹੀ ਆਪਣੀ ਕ੍ਰਿਆ ਵਿਚ ਕੌਤਕ ਵਰਤਾ ਕੈ ਅਜਿਹੇ ਸੰਜੋਗ ਪੈਂਦਾ ਕਰਨ।

ਖਿਆਲ ਹੈ ਕਿ ਤੁਸੀਂ ਸਾਰੇ ਇਸ ਵਿਚਾਰ ਨੂੰ ਭਲੀ-ਭਾਂਤ ਸਮਝ ਗਏ ਹੋਵੋਂਗੇ ਅਤੇ ਆਪਣੇ ਮਨ ਦੀ ਸੂਈ ਨੂੰ ਸਤਿਸੰਗ ਦੇ ਪਿਆਰ ਵਿਚ ਰੱਖ ਕੇ ਸਤਿਸੰਗ ਕਰਨ ਦਾ ਉਪਰਾਲਾ ਕਰਦੇ ਰਹੋਂਗੇ।

ਸੰਤ ਬਚਨ

(ਭਾਗ ਦੂਜਾ)

(ਸੰਤ ਰਾਵੇ ਸਾਹਿਬ ਵਾਲਿਆਂ ਦੇ ਅੰਮ੍ਰਿਤ ਬਚਨ)

1961, ਮਈ ਵਿਚ ਆਪ ਜੀ ਦੇ ਸਤਿਸੰਗ ਵਿਚ ਬਹੁਤ ਵੱਡੇ ਇਕੱਠੇ ਹੋਇਆ ਕਰਦੇ ਸਨ ਅਤੇ ਅੰਮ੍ਰਿਤ ਵੇਲੇ ਦਫ਼ਤਰਾਂ ਵਿਚ ਜਾਣ ਦੇ ਸਮੇਂ ਤੋਂ ਪਹਿਲਾਂ ਬਹੁਤ ਸਾਰੇ ਸੂਝਵਾਨ ਪ੍ਰੇਮੀ ਆਪ ਜੀ ਦੇ ਅੰਮ੍ਰਿਤ ਬਚਨ ਸੁਣਨ ਲਈ ਆਇਆ ਕਰਦੇ ਸਨ। ਅੱਜ ਦਾ ਪ੍ਰਸ਼ਨ -

ਪ੍ਰਸ਼ਨ - ਆਪ ਜੀ ਨੇ ਦੀਵਾਨ ਵਿਚ ਜਗਿਆਸ੍ਥਾਂ ਦਾ ਜ਼ਿਕਰ ਕੌਤਾ ਸੀ, ਕ੍ਰਿਪਾ ਕਰਕੇ ਸੰਗਤ ਦੀ ਗਿਆਤ ਲਈ ਵਿਸਥਾਰ ਸਹਿਤ ਪ੍ਰਕਾਸ਼ ਪਾਉਣ ਦੀ ਮਿਹਰ ਕਰੋ ?

ਉਤੱਤਰ - ਇਸ ਸੰਸਾਰ ਅੰਦਰ ਉਤਮ, ਮੱਧਮ, ਕਨਿਸ਼ਟ ਕਰਮਾਂ ਦੇ ਫਲ ਮੁਤਾਬਿਕ ਸੰਸਕਾਰਾਂ ਦਾ ਪ੍ਰਭਾਵ ਅੰਤਸ਼ਕਰਣ ਵਿਚ ਪੈਣ ਕਰਕੇ ਹਰ ਪ੍ਰਾਣੀ ਮਾਤਰ ਦੀ ਮਾਤਿ ਇਕੋ ਜਿੱਹੀ ਨਹੀਂ ਹੁੰਦੀ। ਹਰ ਪ੍ਰਾਣੀ ਦੀ ਸੋਚ ਪੱਧਰ ਆਪਣੇ ਪੁਰਬਲੇ ਕਰਮਾਂ, ਖਾਨਦਾਨੀ ਵਿਰਸੇ ਅਤੇ ਆਪਣੇ ਚੁਗਿਰਦੇ ਦੇ ਅਸਰ ਅਧੀਨ ਉਤਮ, ਮੱਧਮ, ਕਨਿਸ਼ਟ ਦਰਜਿਆਂ ਵਿਚ ਹੋਇਆ ਕਰਦੀ ਹੈ। ਇਕਨਾਂ ਦਾ ਚਿਤ ਸਤਿਸੰਗ ਵਿਚ ਲਗਦਾ ਹੈ ਅਤੇ ਗੁਰੂ ਦੇ ਬਚਨਾਂ, ਮਹਾਂਪੁਰਸ਼ਾਂ ਦੀ ਵਿਆਖਿਆ ਨੂੰ ਬਹੁਤ ਸਾਵਧਾਨਤਾ ਨਾਲ ਸੁਵਣ ਕਰਕੇ ਕਬੂਲਦੇ ਹਨ ਪ੍ਰੰਤੂ ਇਸਦੇ ਵਿਪਰੀਤ ਇਕ ਅਜਿਹੇ ਪੂਰਸ਼ ਵੀ ਸਤਿਸੰਗ ਵਿਚ ਕਿਸੇ ਪੂਰਬਲੇ ਕਰਮ ਦੇ ਵਸੀਕਾਰ ਹੋ ਕੇ ਪੁਜਦੇ ਹਨ, ਜਿਨ੍ਹਾਂ ਦਾ ਚਿਤ ਸਾਵਧਾਨੀ ਰਹਿਤ, ਸ਼ਰਧਾ ਦੀ ਹੀਣਤਾ ਕਰਕੇ ਅੰਮ੍ਰਿਤ ਬਚਨ ਹਿਰਦੇ ਵਿਚ ਵਸਾਉਣ ਤੋਂ ਉਚਾਟ ਰਹਿੰਦਾ ਹੈ। ਇਸ ਕਰਕੇ ਸਾਰੇ ਸਰੋਤਿਆਂ ਉਪਰ ਇਕੋ ਜਿਹਾ ਅਸਰ ਨਹੀਂ ਹੋਇਆ ਕਰਦਾ। ਸੂਝਵਾਨਾਂ ਨੇ ਸਰੋਤਿਆਂ ਦੀ ਵੰਡ ਕਰਦਿਆਂ ਫੁਰਮਾਇਆ ਹੈ ਕਿ ਪਹਿਲੀ ਕਿਸਮ ਦੇ ਸਰੋਤਿਆਂ ਅੰਦਰ ਉਤਸ਼ਾਹ ਦੀ ਘਾਟ ਕਰਕੇ, ਜੇ ਕਰਮ ਦੇ ਪਰੇਰੇ ਹੋਏ ਸਤਿਸੰਗ ਵਿਚ ਚਲੇ ਵੀ ਜਾਣ, ਤਾਂ ਉਨ੍ਹਾਂ ਦੀ ਰੁਚੀ, ਰੌਚਕ ਨਾ ਹੋਣ ਕਰਕੇ ਆਲਸ ਅਪੀਨ ਅੱਖਾਂ ਮੀਚ ਕੇ, ਗਰਦਨ ਨੀਵੀਂ ਕਰਕੇ ਉਂਘਣ ਲਗ ਜਾਂਦੇ ਹਨ। ਸੋ ਇਨ੍ਹਾਂ ਨੂੰ 'ਸੂੰਘੇ' ਕਿਹਾ ਜਾਂਦਾ ਹੈ।

ਇਕ ਸਰੋਤੇ ਐਸੇ ਹੁੰਦੇ ਹਨ ਜਿਨ੍ਹਾਂ ਦੇ ਅੰਦਰ ਆਪਣੀ ਵਿਦਿਆ ਦੀ ਅਲਪੱਗਤਾਈ ਦਾ ਅਭਿਮਾਨ ਹੋਣ ਕਰਕੇ ਸਿਰਫ ਇਹੀ ਵੇਖਣ ਲਈ ਸਤਿਸੰਗ ਵਿਚ ਆਉਂਦੇ ਹਨ ਕਿ ਇਹ ਬੁਲਾਰਾ ਕਿਸ ਤਰ੍ਹਾਂ ਦੇ ਬਚਨ ਕਰਦਾ ਹੈ। ਉਨ੍ਹਾਂ ਦੀ ਬਿਰਤੀ judging ਦੀ ਹੋਣ ਕਰਕੇ ਇਕ ਤਰ੍ਹਾਂ ਨਾਲ ਉਹ smell ਹੀ ਲਿਆ ਕਰਦੇ ਹਨ। ਜਿਵੇਂ ਭੌਗ ਇਕ ਫੁੱਲ ਤੇ ਟਿਕ ਕੇ smell ਨਹੀਂ ਲੈਂਦਾ, ਬਾਰ-ਬਾਰ, ਵੱਖਰੇ-ਵੱਖਰੇ ਫੁੱਲਾਂ ਤੇ ਉਡਾਰੀਆਂ ਮਾਰਦਾ ਹੈ। ਅਜਿਹੇ ਸਰੋਤਿਆਂ ਨੂੰ ਸੂਝਵਾਨਾਂ ਨੇ 'ਸੂੰਘੇ' ਦਾ ਨਾਮ ਦਿਤਾ ਹੈ।

ਤੀਸਰੀ ਤਰ੍ਹਾਂ ਦੇ ਅਜਿਹੇ ਸਰੋਤੇ ਸੰਗਤ ਵਿਚ ਆ ਜਾਂਦੇ ਹਨ ਜਿਨ੍ਹਾਂ ਦਾ ਮਨ ਟਿਕਿਆ ਹੋਇਆ ਨਾ ਹੋਣ ਕਰਕੇ ਫੈਲਾਓ ਵਿਚ ਹੁੰਦਾ ਹੈ ਅਤੇ

ਅਨੇਕ ਸੰਕਲਪਾਂ ਦੀ ਮਧਾਣੀ ਅੰਦਰ ਚਲ ਰਹੀ ਹੁੰਦੀ ਹੈ। ਉਨ੍ਹਾਂ ਦਾ ਚਿਤ ਨਾ ਲੱਗਣ ਕਰਕੇ ਉਹ ਸਾਵਧਾਨ ਹੋ ਕੇ ਦਿੜ੍ਹੜਾਪਰਵਕ ਸੰਗਤ ਵਿਚ ਨਹੀਂ ਬੈਠਦੇ। ਮੱਥਾ ਟੇਕਣ ਵਾਲਿਆਂ ਵੱਲ ਦੇਖਣਾ, ਫਿਰ ਇਹ ਜਾਨਣ ਦੀ ਕੋਸ਼ਿਸ਼ ਕਰਨੀ ਕਿ ਇਹ ਬੰਦਾ ਕੌਣ ਹੈ, ਕਿਥੋਂ ਆਇਆ ਹੈ ਅਤੇ ਕਿਥੇ ਜਾ ਕੇ ਬਹਿੰਦਾ ਹੈ, ਇਸ ਨੂੰ ਕਿਸੇ ਨੇ ਇਸ਼ਾਰਾ ਕਰਕੇ ਭੁਲਾਇਆ ਹੈ ਜਾਂ ਆਪੇ ਹੀ ਕੌਈ ਥਾਂ ਦੇਖ ਕੇ ਬੈਠਿਆ ਹੈ; ਇਸ ਤੋਂ ਵੱਧ ਉਸ ਦੇ ਕਪੱਤਿਆਂ ਨੂੰ ਦੇਖਦੇ ਰਹਿੰਦੇ ਹਨ, ਅਨੁਮਾਨ ਲਾਉਂਦੇ ਹਨ; ਜੇ ਉਸ ਨੂੰ ਜਾਣਦੇ ਹੋਣ ਤਾਂ ਉਸਦੇ ਗੁਣਾਂ-ਐਗੁਣਾਂ ਦੀ ਅੰਦਰ ਹੀ ਅੰਦਰ ਪਰਖ ਕਰਦੇ ਹਨ। ਮਹਾਂਪੁਰਸ਼ਾਂ ਦੇ ਬਚਨ ਉਨ੍ਹਾਂ ਲਈ ਸੁਣੋ-ਅਣਸੁਣੇ ਹੁੰਦੇ ਹਨ। ਉਨ੍ਹਾਂ ਦਾ ਆਸਣ ਸਥਿਰ ਨਾ ਹੋਣ ਕਰਕੇ ਕਦੇ ਇਕ ਗੋਡਾ ਖੜ੍ਹਾ ਕਰਦੇ ਹਨ, ਕਦੇ ਦੂਜਾ; ਕਦੇ ਉਬਾਸੀ ਲੈਣ ਲਗ ਜਾਂਦੇ ਹਨ, ਕਦੇ ਖੰਘਣ ਲਗ ਜਾਂਦੇ ਹਨ। ਪੂਰਾ ਸਤਿਸੰਗ ਕਰਨ ਤੋਂ ਬਾਦ ਵੀ ਉਨ੍ਹਾਂ ਤੋਂ ਜੇ ਪੁਛਿਆ ਜਾਵੇ ਕਿ ਕੀ ਸੁਣਿਆ ਹੈ? ਤਾਂ ਉਹ ਇਕ ਦੋ ਮਿੰਟ ਵੀ ਨਹੀਂ ਦੱਸ ਸਕਦੇ, ਖੰਘਦੇ ਰਹਿੰਦੇ ਹਨ। ਮਤਲਬ ਇਹ ਕਿ ਨਾ ਆਪ ਸਤਿਸੰਗ ਸੁਣਦੇ ਹਨ ਸਗਰਵਾਂ ਦੁਸਰਿਆਂ ਦੇ ਸੁਣਨ ਵਿਚ ਵੀ ਬਾਧਕ ਹੁੰਦੇ ਹਨ। ਅਜਿਹੇ ਸਰੋਤਿਆਂ ਨੂੰ ‘ਖੂੰਘ੍ਹ’ ਕਿਹਾ ਜਾਂਦਾ ਹੈ।

ਚੌਬੀ ਕਿਸਮ ਦੇ ਉਤਮ ਸਰੋਤੇ ਉਹ ਹੁੰਦੇ ਹਨ ਜਿਨ੍ਹਾਂ ਦੇ ਭਾਗਾਂ ਵਿਚ ਕਲਜੁਗ ਦਾ ਮਹਾਨ ਫਲ ਦਾਤਾ ਕਰਮ, ਹਰੀ ਕੀਰਤਨ ਤੇ ਸਾਧੀ ਦੀ ਸੰਗਤ ਪ੍ਰਾਪਤ ਹੁੰਦੀ ਹੈ। ਉਹ ਜਦੋਂ ਕਿਸੇ ਤੱਤ ਬੇਤੇ ਮਹਾਂਪੁਰਸ਼ ਦੇ ਸਤਿਸੰਗ ਬਾਰੇ ਸੁਣਦੇ ਹਨ ਤਾਂ ਅੰਦਰ ਬਹੁਤ ਉਤਸ਼ਾਹ ਹੋਣ ਕਰਕੇ ਉਹ ਆਪ ਤਾਂ ਸਤਿਸੰਗ ਵਿਚ ਜਾਂਦੇ ਹੀ ਹਨ ਅਤੇ ਆਪਣੇ ਦੌਸਤਾਂ, ਮਿੱਤਰਾਂ, ਰਿਸ਼ਤੇਦਾਰਾਂ ਨੂੰ ਵੀ ਪ੍ਰੇਰਨਾ ਕਰਕੇ ਲੈ ਜਾਇਆ ਕਰਦੇ ਹਨ। ਉਹ ਸਤਿਸੰਗ ਵਿਚ ਸੋਹਣੀ ਥਾਂ ਵੇਖ ਕੇ ਬੈਠ ਜਾਇਆ ਕਰਦੇ ਹਨ ਅਤੇ ਪੂਰੇ ਉਤਸ਼ਾਹ ਪਿਆਰ ਨਾਲ ਹਰੀ ਦਾ ਜਸ, ਸਾਧੂਆਂ ਦੇ ਬਚਨ ਸਵਣ ਕਰਦੇ ਹਨ। ਇਕ-ਇਕ ਬਚਨ ਨੂੰ ਸੁਣ ਕੇ ਮੰਨਨ ਕਰਦੇ ਹਨ ਅਤੇ ਬੁੱਧੀ ਨਾਲ ਵਿਚਾਰ ਕੇ ਹਿਰਦੇ ਵਿਚ ਧਾਰਨ ਕਰਦੇ ਹਨ। ਮਹਾਂਪੁਰਸ਼ਾਂ ਦੀ ਬਾਣੀ ਨੂੰ ‘ਸਤਿ-ਸਤਿ’ ਕਰਕੇ ਮੰਨਦੇ ਹਨ। ਇਸ ਪ੍ਰਕਾਸ਼ ਅਧੀਨ ਆਪਣੇ ਜੀਵਨ ਦੀ ਚਾਲ ਨਿਰਧਾਰਿਤ ਕਰਦੇ ਹਨ। ਅਜਿਹੇ ਸਰੋਤੇ ਸਤਿਸੰਗ ਦੇ ਮਹਾਤਮ ਦਾ ਪੂਰਾ-ਪੂਰਾ ਲਾਭ ਪ੍ਰਾਪਤ ਕਰਿਆ ਕਰਦੇ ਹਨ। ਜਿਵੇਂ ਕਿ ਗੁਰੂ ਮਹਾਰਾਜਾਂ ਦਾ ਫੁਰਮਾਨ ਹੈ -

**ਕਈ ਕੌਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮੁ॥
ਪੰਨਾ - 546**

ਅਜਿਹੇ ਸਰੋਤਿਆਂ ਨੂੰ ਸੂਝਵਾਨ ਵਿਦਵਾਨਾਂ ਨੇ ‘ਖੂੰਘ੍ਹ’ ਦਾ ਨਾਮ ਦਿਤਾ ਹੈ।

ਸੰਸਾਰ ਵਿਚ ਜੋ ਪ੍ਰਭੂ ਦੀ ਰਚਨਾ ਰਚੀ ਹੈ, ਉਸ ਵਿਚੋਂ ਇਨਸਾਨਾਂ ਦੀ ਮਨੋਬਿਰਤੀ ਚਾਰ ਕਿਸਮ ਦੀ ਸੋਚ ਅਧੀਨ ਵੰਡੀ ਹੋਈ ਹੈ।

ਇਨ੍ਹਾਂ ਵਿਚੋਂ ਤਕਰੀਬਨ 60% ਉਹ ਪ੍ਰਮੀ ਹੁੰਦੇ ਹਨ, ਜਿਨ੍ਹਾਂ ਦੇ ਅੰਦਰ ਇਸ ਸੰਸਾਰ ਤੋਂ ਬਗੈਰ ਕਿਸੇ ਹੋਰ ਅਵਸਥਾ ਦੀ ਸੂਝ ਨਹੀਂ ਹੁੰਦੀ। ਉਨ੍ਹਾਂ ਦਾ ਕੰਮ ਖਾਣਾ-ਪੀਣਾ, ਸੌਣਾ, ਚੰਗੇ-ਮੰਦੇ ਢੰਗ ਨਾਲ ਪੈਸਾ ਕਮਾਉਣਾ,

ਹਰ ਕਿਸਮ ਦੇ ਨਸ਼ਿਆਂ ਵਿਚ ਗਲਤਾਨ ਰਹਿਣਾ; ਰੂਹਾਨੀ ਸੂਝ ਦੀ ਪੂਰੀ ਤਰ੍ਹਾਂ ਅਣਹੋਂਦ, ਉਨ੍ਹਾਂ ਦੀ Intellectual level (ਸੂਝ-ਪੱਧਰ) ਪਸੂਆਂ ਨਾਲ ਮਿਲਦੀ ਜੁਲਦੀ ਹੋਇਆ ਕਰਦੀ ਹੈ। ਉਹ ਨਾ ਹੀ ਪ੍ਰਮੇਸ਼ਰ ਨੂੰ ਮੌਨਦੇ ਹਨ ਅਤੇ ਨਾ ਹੀ ਸੁਭ ਕਰਮਾਂ ਦੀ ਕੋਈ ਮਹੱਤਤਾ ਉਨ੍ਹਾਂ ਦੇ ਜੀਵਨ ਅੰਦਰ ਹੋਇਆ ਕਰਦੀ ਹੈ। ਪ੍ਰਲੋਕ ਦੀ ਸੂਝ ਤੋਂ ਸੁੰਨੇ ਹੁੰਦੇ ਹਨ। ਆਮ ਅਖਾਣ ਦੇ ਮੁਤਾਬਿਕ Eat drink and be merry for we shall have to die. ਖਾਓ ਪੀਓ ਤੇ ਐਸ਼ ਕਰੋ, ਕਿਉਂਕਿ ਸੰਸਾਰ ਵਿਚ ਸਦਾ ਨਹੀਂ ਰਹਿਣਾ। Beg borrow or steal ਉਨ੍ਹਾਂ ਦਾ 'ਜੀਵਨ ਧੇਅ' ਹੋਇਆ ਕਰਦਾ ਹੈ। ਦੁਸਰੇ ਨੂੰ ਦੁਖੀ ਕਰਕੇ ਆਪਣਾ ਅਰਥ ਸਿੱਧ ਕਰਨਾ ਉਨ੍ਹਾਂ ਲਈ ਪ੍ਰਿਯ ਹੋਇਆ ਕਰਦਾ ਹੈ। ਨਾ ਹੀ ਉਨ੍ਹਾਂ ਵਾਸਤੇ ਮਹਾਂਪੁਰਸ਼ਾਂ ਦੇ, ਸਤਿਸੰਗ ਦੇ ਬਚਨ ਕੋਈ ਖਿੱਚ ਰੱਖਦੇ ਹਨ ਅਤੇ ਨਾ ਹੀ ਅੰਦਰ ਜਗਿਆਸਾ ਜਾਗਦੀ ਹੈ। ਐਸੇ ਮਨੁੱਖਾਂ ਦੇ ਜਨ-ਸਮੂੰਹ ਨੂੰ 'ਪਾਮਰ' ਕਿਹਾ ਜਾਂਦਾ ਹੈ।

ਦੂਸਰੀ ਕਿਸਮ ਦਾ ਜਨ-ਸਮੂੰਹ, ਭੋਗਾਂ ਦੇ ਵਿਚ ਪ੍ਰਬਲ ਰੁਚੀ ਰੱਖਣ ਕਰਕੇ ਭੋਗੀ ਕਹਾਉਂਦਾ ਹੈ। ਇਨ੍ਹਾਂ ਦੇ ਕੋਲ ਆਪਣੀਆਂ ਵਾਸ਼ਨਾਵਾਂ ਦੀ ਪੁਰਤੀ ਲਈ ਜਤਨ ਕਰਨਾ ਹੀ ਪ੍ਰਮੁੰਹ ਮਨੋਰਥ ਹੋਇਆ ਕਰਦਾ ਹੈ। ਹੋਰ ਇਨ੍ਹਾਂ ਦਾ ਮਤਲਬ ਸਤਿਸੰਗ ਵਿਚ ਜਾਣ ਦਾ ਕੋਈ ਨਹੀਂ ਹੁੰਦਾ। ਭੋਗਾਂ ਦੀ ਰੁਚੀ ਪ੍ਰਬਲ ਹੋਣ ਕਰਕੇ ਮਨ ਦੇ ਸੰਕਲਪ, ਭੋਗਾਂ ਦੀ ਪ੍ਰਾਪਤੀ ਲਈ ਉਠਦੇ ਰਹਿੰਦੇ ਹਨ। ਨਾ ਹੀ ਚਿਤ ਦੀ ਇਕਾਗਰਤਾ ਨਾਲ ਇਹ ਸਤਿਸੰਗ ਸ੍ਰਵਣ ਕਰ ਸਕਦੇ ਹਨ, ਨਾ ਹੀ ਮਹਾਂਪੁਰਸ਼ਾਂ ਦੇ ਬਚਨਾਂ ਦੀ ਗਹਿਰਾਈ ਤਕ ਇਨ੍ਹਾਂ ਦੀ ਸੂਝ ਪੁਜਦੀ ਹੈ ਅਤੇ ਨਾ ਹੀ ਕੋਈ ਰੁਚੀ ਜਾਗਦੀ ਹੈ। ਜੇ ਇਹ ਸਤਿਸੰਗ ਕਰਦੇ ਵੀ ਹਨ ਤਾਂ ਕੇਵਲ ਮਾਤਰ ਆਪਣੀ ਵਾਸ਼ਨਾ ਦੀ ਪੁਰਤੀ ਲਈ ਹੀ ਪ੍ਰਬਲ ਇੱਛਾ ਲੈ ਕੇ ਕਰਦੇ ਹਨ। ਇਨ੍ਹਾਂ ਵਿਚੋਂ 5% ਬੰਦਿਆਂ ਦੀਆਂ ਰੁਚੀਆਂ ਨੂੰ ਸ਼ੁੱਧ ਹੋ ਕੇ ਅਗਲੀ ਅਵਸਥਾ ਦੀ ਪ੍ਰਾਪਤੀ ਕਰਨ ਦਾ ਅਵਸਰ ਮਿਲਦਾ ਹੈ। ਸਤਿਸੰਗ ਵਿਚ ਆਉਣ ਵਾਲੇ 40% ਪੇਸ਼ੀਆਂ ਦੀ ਗਿਣਤੀ, ਭੋਗੀ ਸ਼੍ਰੇਣੀ, ਵਿਚ ਸਹਿਜੇ ਹੀ ਕੀਤੀ ਜਾ ਸਕਦੀ ਹੈ।

ਤੀਜੀ ਕਿਸਮ ਦੇ ਵਿਰਲੇ ਪ੍ਰੇਮੀ ਉਹ ਹੋਇਆ ਕਰਦੇ ਹਨ ਜਿਨ੍ਹਾਂ ਦੇ ਪੂਰਬਲੇ ਜਨਮਾਂ ਦੇ ਸੰਸਕਾਰ ਬਹੁਤ ਹੀ ਪ੍ਰਬਲ ਹੁੰਦੇ ਹਨ। ਉਨ੍ਹਾਂ ਦੇ ਪੁੰਨ-ਕਰਮ ਪ੍ਰੇਰਨਾ ਦੇ ਕੇ ਸਤਿਸੰਗ ਪ੍ਰਾਪਤੀ ਦਾ ਉਤਸ਼ਾਹ ਹਿਰਦੇ ਵਿਚ ਪ੍ਰਗਟ ਕਰਦੇ ਹਨ। ਉਨ੍ਹਾਂ ਅੰਦਰ ਭੋਗਾਂ ਦੀ ਰੁਚੀ ਨਹੀਂ ਹੋਇਆ ਕਰਦੀ, ਸਗਮਾਂ ਇਸ ਦੇ ਵਿਧਗੀਤ ਹਿਰਦੇ ਵਿਚ ਕੋਈ ਅਣਜਾਣੀ ਪਿਆਸ ਹੋਇਆ ਕਰਦੀ ਹੈ ਕਿ ਉਹ ਜੀਵਨ ਦਾ ਜੋ ਅਸਲੀ ਮਨੋਰਥ ਹੈ, ਉਸਨੂੰ ਪ੍ਰਾਪਤ ਕਰਨ ਦਾ ਅਵਸਰ ਪ੍ਰਾਪਤ ਕਰ ਸਕਣ। ਉਨ੍ਹਾਂ ਦੇ ਕਰਮ ਕਿਸੇ ਪੂਰਨ ਮਹਾਂਪੁਰਸ਼ ਨਾਲ ਬਚਪਨ ਵਿਚ ਹੀ ਮਿਲਾਪ ਕਰਾ ਦਿੰਦੇ ਹਨ। ਉਹ ਮਹਾਂਪੁਰਸ਼ਾਂ ਦੀ ਸੰਗਤ ਦੀ ਪ੍ਰਾਪਤੀ ਸਮੇਂ; ਉਨ੍ਹਾਂ ਦਾ ਇਕ-ਇਕ ਬਚਨ ਹਿਰਦੇ ਵਿਚ ਧਾਰਨ ਕਰਕੇ ਪੂਰੀ ਤਰ੍ਹਾਂ ਮੰਨਨ ਕਰਦੇ ਹਨ। ਅੰਮ੍ਰਿਤ ਵੇਲੇ ਜਾਗਣਾ, ਬਾਣੀ ਦਾ ਪਾਠ ਕਰਨਾ, ਗੁਰ ਇਤਿਹਾਸ ਦੀ ਪ੍ਰਬਲ ਇੱਛਾ ਆਦਿ, ਸੁਭ ਕਰਮ ਕਰਨ ਲਈ ਅੰਦਰੋਂ ਹੀ ਜ਼ਬਰਦਸਤ ਪੇਰਨਾ ਮਿਲਦੀ ਰਹਿੰਦੀ ਹੈ। ਚਿੱਤ ਦੀ ਇਕਾਗਰਤਾ ਉਨ੍ਹਾਂ ਨੂੰ ਸਹਿਜੇ ਹੀ ਪ੍ਰਾਪਤ ਹੋ ਜਾਇਆ ਕਰਦੀ ਹੈ ਅਤੇ ਮਹਾਂਪੁਰਸ਼ਾਂ ਦਾ ਪਿਆਰ ਉਨ੍ਹਾਂ ਨੂੰ ਪ੍ਰਾਪਤ ਹੋਣ ਲਗ ਜਾਂਦਾ ਹੈ। ਅਜਿਹੇ

ਜਨ-ਸਮੁੰਹ ਦੇ ਵਰਗ ਨੂੰ 'ਜਗਿਆਸੂ' ਕਿਹਾ ਜਾਂਦਾ ਹੈ। ਸਤਿਸੰਗ ਦੇ ਅਧਿਕਾਰੀ ਕਰਮ, ਉਪਾਸ਼ਨਾ ਅਤੇ ਗਿਆਨ ਦੀ ਪ੍ਰਾਪਤੀ ਜਗਿਆਸੂਆਂ ਦੇ ਹੀ ਭਾਗ ਵਿਚ ਆਇਆ ਕਰਦੀ ਹੈ। ਇਸ ਕਰਕੇ ਸਰੋਤੇ ਕਨਿਸ਼ਟ, ਮਧਮ ਅਤੇ ਉਤਮ ਸ੍ਰੋਣੀਆਂ ਵਿਚ ਵੰਡੇ ਜਾਂਦੇ ਹਨ।

ਇਕ ਵਾਗੀ ਗੁਰੂ ਦਸ਼ਮੇਸ਼ ਪਿਤਾ ਜੀ ਦਾ ਰੂਹਾਨੀ ਦਰਬਾਰ ਸਜ਼ਿਆ ਹੋਇਆ ਸੀ ਤਾਂ ਇਕ ਪ੍ਰੇਮੀ ਨੇ ਦੌਵੇਂ ਹੱਥ ਜੋੜ ਕੇ, ਗਲ ਵਿਚ ਪੱਲਾ ਪਾ ਕੇ ਬੇਨਤੀ ਕੀਤੀ ਕਿ ਪਾਤਸ਼ਾਹ! ਆਪ ਦੇ ਪ੍ਰਮ ਪਵਿੱਤਰ ਅੰਮ੍ਰਿਤਸ਼ੰਖ ਬਚਨ ਸਤਿਸੰਗੀ ਬੜੇ ਪ੍ਰੇਮ ਤੇ ਸ਼ਰਧਾ ਨਾਲ ਸੰਵਣ ਕਰਦੇ ਹਨ, ਪਰ ਵੇਖਿਆ ਇਹ ਗਿਆ ਹੈ ਕਿ ਆਪ ਦੇ ਅੰਮ੍ਰਿਤ ਬਾਣੀਂ ਵਰਗੇ ਬਚਨ ਸਾਰਿਆਂ ਉਪਰ ਇਕੋ ਜਿਹਾ ਅਸਰ ਕਿਉਂ ਨਹੀਂ ਕਰਦੇ? ਪਾਤਸ਼ਾਹ! ਇਸ ਵਿਚ ਕੀ ਭੇਦ ਹੈ?

ਦਸ਼ਮੇਸ਼ ਪਿਤਾ ਜੀ ਨੇ ਸੁਣ ਕੇ ਕਿਹਾ ਕਿ ਪ੍ਰੇਮੀਓਂ! ਜੋ ਬੇਨਤੀ ਇਸ ਪ੍ਰੇਮੀ ਨੇ ਕੀਤੀ ਹੈ, ਇਸਨੂੰ ਆਪ ਜੀ ਸਮਝਣ ਦਾ ਜਤਨ ਕਰੋ। ਅਸੀਂ ਤੁਹਾਨੂੰ ਪ੍ਰਤੱਖ ਰੂਪ ਵਿਚ ਸਤਿਸੰਗ ਦੇ ਭੇਦ ਪ੍ਰਗਟ ਕਰਨੇ ਚਾਹੁੰਦੇ ਹਾਂ।

ਆਪ ਜੀ ਨੇ ਇਕ ਪ੍ਰੇਮੀ ਨੂੰ ਕਿਹਾ ਕਿ ਤਿੰਨ ਸਰਬ ਲੋਹ ਦੇ ਬਾਟੇ, ਜਲ ਦੇ ਭਰ ਕੇ ਸਾਡੇ ਪਾਸ ਲਿਆਓ। ਇਕ ਪ੍ਰੇਮੀ ਨੂੰ ਹੁਕਮ ਕੀਤਾ ਕਿ ਅੱਹ ਛੋਟਾ ਪੱਥਰ ਇਕ ਬਾਟੇ ਦੇ ਪਾਣੀ ਵਿਚ ਪਾ ਦੇਵੋ, ਦੂਜੇ ਨੂੰ ਕਿਹਾ ਕਿ ਮਿੱਟੀ ਦਾ ਡਲ੍ਹਾ ਚੁਕ ਕੇ ਦੂਜੇ ਬਾਟੇ ਵਿਚ ਪਾ ਦੇਵੋ ਤੇ ਤੀਸਰੇ ਪ੍ਰੇਮੀ ਨੂੰ ਕਿਹਾ ਕਿ ਆਹ ਸਾਡੇ ਸਾਹਮਣਿਓਂ ਥੋੜ੍ਹੇ ਪਤਾਸੇ ਚੁਕ ਕੇ ਤੀਸਰੇ ਬਾਟੇ ਵਿਚ ਪਾ ਦੇਵੋ। ਹੁਕਮ ਦੀ ਤਾਮੀਲ ਹੋਈ ਤੇ ਆਪ ਜੀ ਸੰਗਤ ਨਾਲ ਬਚਨ ਕਰਦੇ ਰਹੇ। ਕੁਝ ਸਮਾਂ ਬੀਤ ਜਾਣ ਤੋਂ ਪਿਛੋਂ ਆਪ ਜੀ ਨੇ ਉਨ੍ਹਾਂ ਹੀ ਪ੍ਰੇਮੀਆਂ ਨੂੰ ਕਿਹਾ ਕਿ ਆਪੋ-ਆਪਣੇ ਬਾਟੇ ਸਾਡੇ ਪਾਸ ਲਿਆਓ। ਸੰਗਤ ਬਹੁਤ ਅਸਚਰਜਤਾ ਭਰੇ ਇਸ ਕੌਤਕ ਦਾ ਮਨ ਹੀ ਮਨ ਅੰਦਰ ਅਨੁਮਾਨ ਲਾ ਰਹੀ ਸੀ ਤੇ ਕਿਸੇ ਨੂੰ ਪਤਾ ਨਹੀਂ ਸੀ ਲਗਦਾ ਕਿ ਪਾਤਸ਼ਾਹ ਕੀ ਕੌਤਕ ਕਰਕੇ ਨਿਰਣਾ ਕਰਨਗੇ।

ਹੁਕਮ ਹੋਇਆ ਕਿ ਆਪੋ-ਆਪਣੇ ਬਾਟਿਆਂ ਵਿਚੋਂ ਪੱਥਰ, ਮਿੱਟੀ ਦਾ ਡਲ੍ਹਾ ਅਤੇ ਪਤਾਸੇ ਬਾਹਰ ਕੱਢੋ। ਪਹਿਲੇ ਪ੍ਰੇਮੀ ਨੇ ਝੱਟ ਹੀ ਪੱਥਰ ਬਾਹਰ ਕੱਢਿਆ। ਮਹਾਰਾਜ ਜੀ ਕਹਿਣ ਲੱਗੇ ਕਿ ਪ੍ਰੇਮੀਆਂ! ਇਹ ਪੱਥਰ ਭਿੱਜ ਗਿਆ ਹੈ ਜਾਂ ਸੁੱਕਾ ਹੀ ਹੈ? ਤਾਂ ਉਸ ਪ੍ਰੇਮੀ ਨੇ ਉਤਰ ਦਿਤਾ ਕਿ ਪਾਤਸ਼ਾਹ ਜਦੋਂ ਮੈਂ ਪੱਥਰ ਪਾਣੀ ਵਿਚੋਂ ਆਪ ਜੀ ਦੇ ਹੁਕਮ ਮੁਤਾਬਿਕ ਕੱਢਿਆ ਸੀ ਤਾਂ ਉਸ ਵੇਲੇ ਮਾਮੂਲੀ ਜਿਹਾ ਭਿੱਜਿਆ ਹੋਇਆ ਸੀ ਪਰ ਜਦੋਂ ਇਸ ਚਲਦੀ ਗਰਮ ਹਵਾ ਨਾਲ ਇਸਨੇ ਸਪਰਸ ਕੀਤਾ ਤਾਂ ਮੇਰੇ ਹੱਥ ਵਿਚ ਹੀ ਸੁੱਕ ਗਿਆ ਅਤੇ ਹੁਣ ਬਿਲਕੁਲ ਵੀ ਗਿੱਲਾ ਨਹੀਂ ਹੈ।

ਦੂਸਰੇ ਨੂੰ ਹੁਕਮ ਕੀਤਾ ਕਿ ਤੈਂ ਭਾਈ! ਮਿੱਟੀ ਦਾ ਡਲ੍ਹਾ ਬਾਹਰ ਨਹੀਂ ਕੱਢਿਆ ਤਾਂ ਉਸਨੇ ਬੇਨਤੀ ਕੀਤੀ ਕਿ ਪਾਤਸ਼ਾਹ! ਮਿੱਟੀ ਦਾ ਡਲ੍ਹਾ ਪਾਣੀ ਵਿਚ ਘੁਲ ਕੇ ਗਾਰੇ ਦਾ ਰੂਪ ਧਾਰਨ ਕਰ ਚੁਕਿਆ ਹੈ। ਹੁਣ ਇਹ ਡਲ੍ਹਾ ਉਸ ਸ਼ਕਲ ਵਿਚ ਬਾਹਰ ਨਹੀਂ ਕੱਢਿਆ ਜਾ ਸਕਦਾ ਜੋ ਆਪ ਦੇ ਹੁਕਮ ਅਨੁਸਾਰ ਪਹਿਲਾਂ ਪਾਣੀ ਵਿਚ ਪਾਇਆ ਸੀ। ਤਾਂ ਫੁਰਮਾਨ ਹੋਇਆ ਕਿ

ਇਸ ਨੂੰ ਧੁੱਪੇ ਰੱਖ ਦੇਵੋ। ਥੋੜ੍ਹਾ ਇੰਤਜ਼ਾਰ ਕਰਨ ਪਿਛੋਂ ਜਦੋਂ ਧੁੱਪ ਅਤੇ ਗਰਮ ਹਵਾ ਲੱਗੀ ਤਾਂ ਪਾਣੀ ਸੁੱਕ ਗਿਆ ਤੇ ਉਹ ਡਲ੍ਹਾ ਆਪਣੇ ਅਸਲੀ ਰੂਪ ਵਿਚ ਬਦਲ ਗਿਆ।

ਇਸ ਉਪਰੰਤ ਤੀਸਰੇ ਨੂੰ ਹੁਕਮ ਦਿਤਾ ਕਿ ਭਾਈ ਗੁਰਮੁਖਾ! ਤੁੰ ਪਤਾਸੇ ਬਾਹਰ ਕਿਉਂ ਨਹੀਂ ਕੱਢੋ? ਹੁਣ ਕੱਢੋ। ਉਸ ਪ੍ਰੇਮੀ ਨੇ ਬੇਨਤੀ ਕੀਤੀ ਕਿ ਦੀਨ ਦਿਆਲ ਪਾਤਸ਼ਾਹ ਜੀ! ਮੈਂ ਪਾਣੀ ਵਿਚ ਆਪਣਾ ਹੱਥ ਪਾ ਕੇ ਪਤਾਸੇ ਕੱਢਣ ਦਾ ਜਤਨ ਕੀਤਾ ਸੀ, ਜੋ ਅਜੇ ਆਪਣਾ ਵਜੂਦ ਪਾਣੀ ਵਿਚ ਵਿਖਾ ਰਹੇ ਸਨ ਪਰ ਮੇਰੇ ਹੱਥ ਲੱਗਣ ਨਾਲ ਉਹ ਘੂਲ ਕੇ ਪਾਣੀ ਦਾ ਹੀ ਰੂਪ ਬਣ ਗਏ ਹਨ। ਪਾਤਸ਼ਾਹ ਜੀ! ਹੁਣ ਇਹ ਕਿਸੇ ਤਰ੍ਹਾਂ ਨਾਲ ਵੀ ਅਸਲੀ ਰੂਪ ਵਿਚ ਨਹੀਂ ਆ ਸਕਦੇ।

ਗੁਰੂ ਮਹਾਰਾਜ ਜੀ ਨੇ ਸਾਰੀ ਸੰਗਤ ਨੂੰ ਸੰਬੋਧਨ ਕਰਦਿਆਂ ਫੁਰਮਾਨ ਕੀਤਾ ਕਿ ਦੇਖੋ ਪ੍ਰੇਮੀਓਂ! ਤਿੰਨਾਂ ਬਾਟਿਆਂ ਵਿਚ ਇਕੋ ਹੀ ਪਾਣੀ ਭਰਿਆ ਹੋਇਆ ਸੀ ਪਰ ਤਿੰਨਾਂ ਚੀਜ਼ਾਂ ਤੇ ਇਸ ਪਾਣੀ ਨੇ ਵੱਖੋ-ਵੱਖਰਾ ਅਸਰ ਕੀਤਾ। ਇਵੇਂ ਜਿਵੇਂ ਇਕ ਵਰਗ ਦੇ ਪ੍ਰੇਮੀ ਪੱਥਰਵਤ ਅੰਦਰੋਂ ਬਾਹਰੋਂ ਜਗਿਆਸਾ ਤੋਂ ਪੂਰੀ ਤਰ੍ਹਾਂ ਨਾਲ ਸੁੰਨ ਹੁੰਦੇ ਹਨ। ਆਪਣੇ ਖਿਆਲਾਂ ਵਿਚ ਪੱਥਰ ਦੀ ਸਖਤਾਈ ਵਾਂਗ੍ਰੰਦ ਦਿੜ੍ਹ ਹੁੰਦੇ ਹਨ ਅਤੇ ਛੇਤੀਂ-ਛੇਤੀਂ ਕਿਸੇ ਚੀਜ਼ ਦਾ ਅਸਰ ਕਬੂਲ ਨਹੀਂ ਕਰਿਆ ਕਰਦੇ। ਉਨ੍ਹਾਂ ਉਤੇ ਕੁਝ ਛਿਨਾਂ ਲਈ ਭਾਵਕ ਅਸਰ ਇਵੇਂ ਹੀ ਹੋ ਜਾਇਆ ਕਰਦਾ ਹੈ ਜਿਵੇਂ ਪੱਥਰ ਪਾਣੀ ਵਿਚ ਰੱਖਿਆ ਗਿੱਲਾ ਹੋ ਗਿਆ ਸੀ, ਇਵੇਂ ਕੁਝ ਛਿਨਾਂ ਲਈ ਉਨ੍ਹਾਂ ਉਪਰ ਉਪਰਾ ਜਿਹਾ ਅਸਰ ਬਚਨਾਂ ਦਾ ਹੋ ਜਾਇਆ ਕਰਦਾ ਹੈ ਪਰ ਕੁਸੰਗ ਦੇ ਪਹਿਲੇ ਬੁੱਲੇ ਨਾਲ ਹੀ ਉਹ ਅਸਰ ਦਰ ਹੋ ਜਾਇਆ ਕਰਦਾ ਹੈ ਅਤੇ ਉਹ ਆਪਣੀ ਅਮੇੜ ਅਤੇ ਦਿੜ੍ਹ ਬਿਰਤੀ ਵਿਚ ਫਿਰ ਆ ਜਾਇਆ ਕਰਦੇ ਹਨ। ਸੋ ਇਹ ਸੱਚੇ ਪੱਥਰਵਤ ਹੋਇਆ ਕਰਦੇ ਹਨ ਜਿਨ੍ਹਾਂ ਦੇ ਹਿਰਦਿਆਂ ਵਿਚ ਗੁਰੂ ਦੇ ਸ਼ਬਦ ਨਾਲ ਘਟ ਹੀ ਪਰਿਵਰਤਨ ਹੋਇਆ ਕਰਦਾ ਹੈ।

ਦੂਜੀ ਕਿਸਮ ਦੇ ਪ੍ਰੇਮੀ ਇਸ ਮਿੱਟੀ ਦੇ ਡਲ੍ਹੇ ਦੀ ਤਰ੍ਹਾਂ ਸਤਿਸੰਗ ਦੇ ਬਚਨ ਸੁਣ ਕੇ ਅੰਦਰੋਂ ਬੇਹਰੋਂ ਭਿੱਜ ਜਾਂਦੇ ਹਨ ਪਰ ਆਪਣਾ ਰੂਪ ਨਹੀਂ ਛੱਡਦੇ, ਹੋਂਦ ਨਹੀਂ ਛੱਡਦੇ। ਉਨ੍ਹਾਂ ਨੂੰ ਸਤਿਸੰਗ ਦਾ ਕੁਝ ਹਫ਼ਤਿਆਂ, ਮਹੀਨਿਆਂ ਲਈ ਅਸਰ ਰਹਿੰਦਾ ਹੈ ਪਰ ਕੁਸੰਗ ਦੇ ਗਰਮ ਝੋਲਿਆਂ ਨਾਲ ਸਪਰਸ਼ ਕਰਦਿਆਂ ਹੀ ਉਨ੍ਹਾਂ ਦੇ ਹਿਰਦੇ ਵਿਚੋਂ ਅੰਮ੍ਰਿਤ ਚਸ਼ਮੇ ਤੋਂ ਵਰਿਆ ਉਪਦੇਸ਼ ਖਤਮ ਹੋ ਜਾਇਆ ਕਰਦਾ ਹੈ ਅਤੇ ਉਹ ਮੁੜ ਆਪਣੀ ਅਸਲ ਬਿਰਤੀ ਵਿਚ ਪਵੇਸ਼ ਕਰ ਲਿਆ ਕਰਦੇ ਹਨ। ਸੋ ਅਜਿਹੇ ਪ੍ਰੇਮੀਆਂ ਉਪਰ ਵਕਤੀ ਅਸਰ ਹੋਇਆ ਕਰਦਾ ਹੈ। ਪਰ ਜੇ ਛੇਤੀਂ ਸਤਿਸੰਗ ਦੀ ਪ੍ਰਾਪਤੀ ਦੁਬਾਰਾ ਨਾ ਮਿਲ ਸਕੇ ਤਾਂ ਉਹ ਉਪਦੇਸ਼ ਦਾ ਅਸਰ ਭੁੱਲ ਕੇ ਫਿਰ ਵਿਸ਼ੇ ਵਿਕਾਰਾਂ ਵਿਚ ਪਰਵਿਰਤ ਹੋ ਜਾਇਆ ਕਰਦੇ ਹਨ।

ਤੀਸਰੀ ਕਿਸਮ ਦੇ ਉਹ ਪ੍ਰੇਮੀ ਹੋਇਆ ਕਰਦੇ ਹਨ ਜਿਨ੍ਹਾਂ ਦੇ ਉਤਮ ਭਾਗ ਜਾਗ ਪੈਂਦੇ ਹਨ ਅਤੇ ਗੁਰੂ ਸ਼ਰਨ ਪ੍ਰਾਪਤ ਕਰਕੇ ਗੁਰਬਚਨਾਂ ਵਿਚ ਪਤਾਸਿਆਂ ਵਾਂਗ੍ਰੰਦ ਲੀਨ ਹੋ ਜਾਇਆ ਕਰਦੇ ਹਨ। ਉਨ੍ਹਾਂ ਉਪਰ ਕੁਸੰਗ ਦਾ ਮੁੜ ਅਸਰ ਨਹੀਂ ਹੋਇਆ ਕਰਦਾ। ਉਹ ਨਾਮ ਅਭਿਆਸ ਕਰਦਿਆਂ ਕਰਮ,

ਉਪਾਸ਼ਨਾ, ਗਿਆਨ, ਵਿਗਿਆਨ ਵਿਚ ਦਰਜਾ-ਬ-ਦਰਜਾ ਤਰੱਕੀ ਕਰਕੇ ਗੁਰੂ ਦਾ ਰੂਪ 'ਖਾਲਸਾ' ਹੀ ਬਣ ਜਾਇਆ ਕਰਦੇ ਹਨ। ਇਨ੍ਹਾਂ ਵਿਚੋਂ ਕੁਝ ਐਸੇ ਪੇਮੀ ਗੁਰੂ ਦਰਬਾਰ ਵਿਚ ਆਉਂਦੇ ਹਨ ਜਿਨ੍ਹਾਂ ਨੇ ਪੂਰਬਲੇ ਜਨਮਾਂ ਦੇ ਤੁਹਾਨੀ ਸਫਰ ਦੰਡਿਆਂ ਉੱਚੀਆਂ ਮੰਜ਼ਲਾਂ ਪਾਪਤ ਕਰ ਲਈਆਂ ਹੁੰਦੀਆਂ ਹਨ ਅਤੇ ਸਿਰਫ ਇਕ-ਅਧੀਆਕਸ਼ ਆਖਰੀ ਮੰਜ਼ਲ ਹੀ ਲੰਘਣੀ ਬਾਕੀ ਰਹਿ ਜਾਇਆ ਕਰਦੀ ਹੈ। ਉਨ੍ਹਾਂ ਦੇ ਉਤੇ ਗੁਰੂ ਦੇ ਬਚਨਾਂ ਦਾ ਅਸਰ ਇਕ ਦਮ ਇਤਨਾ ਗਹਿਰਾ ਹੋ ਜਾਇਆ ਕਰਦਾ ਹੈ ਜਿਵੇਂ ਕਿ ਗੁਰਬਾਣੀ ਦੇ ਅੰਦਰ ਫੁਰਮਾਨ ਹੈ -

**ਕਬੀਰ ਸਤਿਗੁਰ ਸੁਰਮੇ ਬਾਹਿਆ ਬਾਨੁ ਜੁ ਏਕੁ ॥
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰਜੇ ਛੇਕੁ ॥**

ਪੰਨਾ - 1374

ਸੋ ਗੁਰਮੁਖ ਪਿਆਰਿਓ! ਗੁਰ ਸੰਗਤ ਵਿਚ ਆਉਣ ਵਾਲੇ ਪੇਮੀ ਇਕੋ ਜਿਹੇ ਅਧਿਕਾਰੀ ਨਹੀਂ ਹੋਇਆ ਕਰਦੇ। ਪਹਿਲੀ ਕਿਸਮ ਦੇ 'ਮੁਰੀਦ' ਕਹਾਉਂਦੇ ਹਨ। ਇਨ੍ਹਾਂ ਤੋਂ ਉਤਮ ਪਦਵੀ ਵਾਲੇ 'ਮੁਰੀਦ-ਏ-ਸਾਧਿਕ' ਕਹੇ ਜਾਂਦੇ ਹਨ। ਤੀਸਰੇ ਕਿਸਮ ਦੇ ਅਤਿ ਉਤਮ 'ਮੁਰੀਦ-ਏ-ਫਿਦਾਈ' ਕਹੇ ਜਾਂਦੇ ਹਨ।

ਇਕ ਸਿੱਖ ਹੁੰਦੇ ਹਨ, ਦੂਜੇ ਸਿਦਕੀ ਸਿੱਖ ਹੁੰਦੇ ਹਨ, ਤੀਸਰੇ ਮਰਜੀਵੜੇ ਸਿੱਖ ਹੋਇਆ ਕਰਦੇ ਹਨ। ਮਰਜੀਵੜੇ ਸਿੱਖਾਂ ਨੇ ਸਭ ਕੁਝ ਗੁਰੂ ਦੇ ਅਰਪਣ ਕਰ ਦਿਤਾ ਹੁੰਦਾ ਹੈ।

ਗੁਰੂ ਮਹਾਰਾਜ ਜੀ ਨੇ ਫੁਰਮਾਇਆ ਹੈ ਕਿ ਮੇਰੀ ਸਿੱਖਿਆ ਸੁਣੋ, ਬਾਣੀ ਸ਼ੁਧ ਪਚਿੜ੍ਹਾ ਕਰੋ। ਜਦੋਂ ਅਸੀਂ ਬਾਣੀ ਪੜ੍ਹਦੇ ਹਾਂ ਤਾਂ ਬਹੁਤ ਵੱਡਾ ਮਹਾਤਮ ਪਾਪਤ ਹੋਇਆ ਕਰਦਾ ਹੈ। ਹਲਤ ਅਤੇ ਪਲਤ, ਏਥੇ ਅਤੇ ਉਥੇ, ਦੋਈਂ ਬਾਣੀਂ ਨਿਹਾਲ ਹੋ ਜਾਇਆ ਕਰਦਾ ਹੈ ਪਰ ਇਸ ਵਿਚ ਵੀ ਫਰਕ ਹੈ। ਪੰਜ ਕਿਸਮ ਦੀ ਸਿੱਖੀ ਹੁੰਦੀ ਹੈ -

ਇਕ ਧੰਧੇ ਦੀ ਸਿੱਖੀ, ਦੂਜੀ ਦੇਖਾ-ਦੇਖੀ ਦੀ, ਤੀਜੀ ਹਿਰਸ ਦੀ, ਚੌਥੀ ਸਿੱਖੀ ਸਿਦਕ ਦੀ ਹੋਇਆ ਕਰਦੀ ਹੈ ਤੇ ਪੰਜਵੀਂ ਭਾਵਨੀ ਦੀ ਸਿੱਖੀ ਹੁੰਦੀ ਹੈ।

ਪਹਿਲੀ ਸਿੱਖੀ 'ਧੰਧੇ' ਦੀ ਇਸ ਤਰ੍ਹਾਂ ਹੁੰਦੀ ਹੈ - ਮਨ ਦੇ ਵਿਚ ਖਿਆਲ ਆਉਂਦਾ ਹੈ ਕਿ ਜਿਸ ਤਰ੍ਹਾਂ ਦੇ ਨਾਲ ਮੇਰਾ ਭਾਈਜਾਗਾ ਰੱਲ ਰਿਹਾ ਹੈ, ਮੈਂ ਵੀ ਉਸੇ ਤਰ੍ਹਾਂ ਚੱਲਾਂ। ਕਿਤੇ ਇਹ ਮੈਨੂੰ ਨਿਗੁਰਾ ਕਹਿ ਕੇ ਸ਼ਰਮਿੰਦਾ ਨਾ ਕਰਨ ਤੇ ਮੈਂ ਵੀ ਇਨ੍ਹਾਂ ਦੇ ਨਾਲ ਸਿੱਖੀ ਧਾਰਨ ਕਰ ਲਵਾਂ। ਇਸ ਸਿੱਖੀ ਨੂੰ ਧੰਧੇ ਦੀ ਸਿੱਖੀ ਕਹਿੰਦੇ ਹਨ। ਸੰਤ ਮਹਾਰਾਜ ਜੀ ਨੇ ਫੁਰਮਾਨ ਕਰਿਆ ਕਿ ਭਾਈ ਸੰਤੋਖ ਸਿੰਘ ਜੀ ਨੇ ਰਿਤੁ 3, ਅੰਸ 34 ਵਿਚ 5120 ਪੰਨੇ ਤੇ ਪੰਜ ਪ੍ਰਕਾਰ ਦੀ ਸਿੱਖੀ ਦੀ ਵਿਆਖਿਆ ਕੀਤੀ ਹੈ, ਆਪ ਲਿਖਦੇ ਹਨ -

**ਪ੍ਰਥਮ ਇਮ ਜਿਮ ਭਾਈਚਲੇ।
ਸੰਭਿਸਗੁਰੇ ਮੁਝ ਨਿਗੁਰਾ ਕਹੈਂ।
ਲੇ ਸਿੱਖੀ, ਧੰਧੇ ਕੀ ਅਹੈ॥ ਸ੍ਰੀ. ਗੁ. ਪ. ਸੂਰਜ**

ਗ੍ਰੰਥ - ਪੰਨਾ - 5120

ਦੂਸਰੀ ਸਿੱਖੀ 'ਦੇਖਾ-ਦੇਖੀ' ਦੀ ਹੁੰਦੀ ਹੈ ਕਿ ਕਿਸੇ ਪ੍ਰੇਮੀ ਨੂੰ ਸਿੱਖ ਬਣਿਆ ਦੇਖਿਆ, ਉਸਦੇ ਪਰਿਵਾਰ ਵਿਚ ਵਿਕਾਰਾਂ ਦਾ ਨਾਸ਼ ਹੋਣ ਕਰਕੇ, ਪਰਿਵਾਰ ਨਿਸ਼ਿਆਂ ਤੋਂ ਛੁੱਟ ਗਿਆ ਤੇ ਉਨ੍ਹਾਂ ਦਾ ਘਰ ਮਿਹਨਤ ਕਰਨ ਕਰਕੇ ਪਦਾਰਥਾਂ ਨਾਲ ਭਰ ਗਿਆ, ਪੁੱਤਰ ਵੀ ਹੋ ਗਏ, ਪੈਸਾ ਵੀ ਹੋ ਗਿਆ, ਪੱਤ ਵੀ ਉਚੀ ਹੋ ਗਈ, ਘਰ ਵਿਚ ਢੁਧ ਆ ਗਿਆ ਤੇ ਇਜ਼ਤ ਹੋਣੀ ਸ਼ੁਰੂ ਹੋ ਗਈ; ਮਾਨੋ! ਸਾਰੇ ਸੁੱਖ ਘਰ ਵਿਚ ਆ ਗਏ ਤੇ ਇਸਨੇ ਦੇਖਿਆ ਕਿ ਇਨ੍ਹਾਂ ਦੀ ਹਾਲਤ ਸਿੱਖ ਹੋਣ ਕਰਕੇ ਬਹੁਤ ਅੱਛੀ ਹੋ ਗਈ, ਸੁੱਖ-ਸ਼ਾਤੀ ਨਾਲ ਰਹਿਣ ਲਗ ਗਏ; ਜੇ ਮੈਂ ਵੀ ਸਿੱਖ ਬਣ ਜਾਵਾਂ ਤਾਂ ਮੇਰਾ ਘਰ ਵੀ ਪਦਾਰਥਾਂ ਨਾਲ ਭਰ ਜਾਵੇ। ਇਸ ਤਰ੍ਹਾਂ ਦੀ ਸਿੱਖੀ ਦੇਖਾ-ਦੇਖੀ ਦੀ ਸਿੱਖੀ ਕਹਾਉਂਦੀ ਹੈ।

ਤੀਜੀ 'ਹਿਰਸ' ਦੀ ਸਿੱਖੀ - ਸਿੱਖ ਤਾਂ ਬਣ ਗਿਆ; ਨਾ ਤਾਂ ਗੁਰੂ ਦੇ ਸ਼ਬਦ ਨਾਲ ਪਿਆਰ ਪਿਆ, ਨਾ ਹੀ ਬਾਣੀ ਪੜ੍ਹਨ ਦਾ ਉਤਸ਼ਾਹ ਹਿਰਦੇ ਵਿਚ ਉਠਿਆ, ਨਾ ਹੀ ਗੁਰਮੰਤ੍ਰ, ਮੂਲਮੰਤ੍ਰ ਦਾ ਜਾਪ ਅਤੇ ਨਾ ਗੁਰੂ ਦਾ ਸਰੂਪ ਹਿਰਦੇ ਵਿਚ ਵਸਾਇਆ; ਸਿਰਫ ਬਾਕੀਆਂ ਨੂੰ ਦੇਖ ਕੇ, ਕਿ ਜੋ ਕੁਝ ਉਹ ਕਰਦੇ ਹਨ, ਉਸੇ ਤਰ੍ਹਾਂ ਕਰਨ ਦੀ ਮਨ ਵਿਚ ਠਾਨ ਲਈ। ਕੋਈ ਸੱਚੀ ਹਿਰਦੇ ਵਿਚ ਨਾ ਆਈ ਅਤੇ ਨਾ ਹੀ ਗੁਰਮਤਿ ਦੀ ਵਿਚਾਰ ਹਸਿਲ ਕੀਤੀ, ਨਾ ਹੀ ਸੰਗਤ ਵਿਚ ਜਾ ਕੇ ਹਾਜ਼ਰੀਆਂ ਭਰੀਆਂ, ਨਾ ਹੀ ਅੰਮ੍ਰਿਤ ਦੇ ਭੇਦ ਨੂੰ ਜਾਣਿਆ; ਕੇਵਲ ਉਪਰੋਂ-ਉਪਰੋਂ ਸਿੱਖ ਬਣ ਗਿਆ। ਇਸ ਸਿੱਖੀ ਨੂੰ ਹਿਰਸ ਦੀ ਸਿੱਖੀ ਆਖਦੇ ਹਨ।

ਚੌਥੀ ਜੋ ਸਿੱਖੀ ਹੁੰਦੀ ਹੈ ਉਹ 'ਸਿਦਕ' ਦੀ ਹੈ। ਸਿਦਕੀ ਸਿੱਖ ਗੁਰੂ ਤੋਂ ਬਗੈਰ ਹੋਰ ਕਿਸੇ ਨੂੰ ਨਹੀਂ ਮੰਨਿਆ ਕਰਦਾ, ਹਰ ਅਵਸਥਾ ਵਿਚ ਗੁਰੂ ਦੀ ਸ਼ਰਨ ਵਿਚ ਹੀ ਰਹਿੰਦਾ ਹੈ ਅਤੇ ਜਿਵੇਂ ਬੇੜੀ ਤੇ ਚੜ੍ਹੇ ਹੋਏ ਸਵਾਰ ਕਿਸ਼ਤੀ ਨੂੰ ਨਹੀਂ ਛੱਡਿਆ ਕਰਦੇ, ਇਵੇਂ ਜਿਵੇਂ ਇਹ ਸਿੱਖੀ ਰੂਪ ਬੇੜੀ ਨੂੰ ਨਹੀਂ ਛੱਡਿਆ ਕਰਦਾ। ਤਨ ਨੂੰ ਮਿਥਿਆ ਕਰਕੇ ਜਾਣਦਾ ਹੈ ਅਤੇ ਸਿੱਖੀ ਸਿਦਕ ਨਿਭਾਉਣ ਲਈ ਆਪਣੇ ਪਾਣਾਂ ਦੇ ਜਾਣ ਅਤੇ ਸਿਰ ਦੇ ਲਗ ਜਾਣ ਦੀ ਕੋਈ ਪ੍ਰਵਾਹ ਨਹੀਂ ਕਰਦਾ। ਕਿੰਨੇ ਵੀ ਕਸ਼ਟ ਸਗੀਰ ਉਪਰ ਆ ਜਾਣ, ਕਿੰਨੇ ਵੀ ਸੰਤਾਪ ਝੱਲਣੇ ਪੈਣ, ਉਹ ਆਪਣਾ ਸਿਦਕ ਕਿਸੇ ਤਰ੍ਹਾਂ ਵੀ ਨਹੀਂ ਹਾਰਿਆ ਕਰਦਾ ਅਤੇ ਗੁਰੂ ਵਾਕ ਦੀ ਪੂਰੀ ਤਰ੍ਹਾਂ ਪਾਲਣਾ ਕਰਿਆ ਕਰਦਾ ਹੈ -

ਜਉ ਤਉ ਪ੍ਰੇਮ ਖੇਲਣ ਕਾ ਚਾਉ॥
ਸਿਰੁ ਧਰਿ ਤਲੀ ਗਲੀ ਮੇਰੀ ਆਉ॥
ਇਤੁ ਮਾਰਗ ਪੈਰੁ ਧਰੀਜੈ॥
ਸਿਰੁ ਦੀਜੈ ਕਾਣਿ ਨ ਕੀਜੈ॥

ਪੰਨਾ - 1412

ਅਜਿਹਾ ਸਿਦਕੀ ਸਿੱਖ, ਗੁਰੂ ਮਹਾਰਾਜ ਜੀ ਫੁਰਮਾਉਣ ਲੱਗੇ ਕਿ ਮੇਰਾ ਹੀ ਰੂਪ ਹੋਇਆ ਕਰਦਾ ਹੈ, ਮੈਰੇ ਵਿਚ ਅਭੇਦ ਹੋਇਆ ਕਰਦਾ ਹੈ।

ਪੰਜਵੀਂ ਸਿੱਖੀ 'ਭਾਵਨਾ' ਦੀ ਹੋਇਆ ਕਰਦੀ ਹੈ। ਗੁਰਸਿੱਖ, ਗੁਰੂ ਅਤੇ ਪ੍ਰਮੇਸ਼ਰ ਦੇ ਵਿਚ ਕੋਈ ਵੀ ਭੇਦ ਨਾ ਜਾਣਦਾ ਹੋਇਆ, ਆਪਣੇ ਗੁਰੂ

ਨੂੰ ਹੀ ਪਾਰਬ੍ਰਹਮ ਪ੍ਰਮੇਸ਼ਰ ਕਰਕੇ ਮੰਨਦਾ ਹੈ। ਦਿਨ ਰਾਤ ਗੁਰੂ ਦੀ ਮੁਰਤ ਹਿਰਦੇ ਵਿਚ ਧਾਰਨ ਕਰਕੇ ਰੱਖਦਾ ਹੈ ਅਤੇ ਉਸ ਦੇ ਪਿਆਰ ਵਿਚ ਗੱਹੰਦਾ ਹੈ। ਉਸਦਾ ਹਰ ਸ਼ਾਸ ਗੁਰੂ ਦੀ ਯਾਦ ਵਿਚ ਲੰਘਦਾ ਹੈ ਅਤੇ ਗੁਰੂ ਨੂੰ ਹੀ ਸਭ ਕੁਝ ਜਾਣਦਾ ਹੈ। ਸੋ ਇਸ ਤਰ੍ਹਾਂ ਦੇ ਨਾਲ ਜਿਹੋ ਜਿਹੀ ਕਿਸੇ ਦੀ ਭਾਵਨਾ ਹੋਇਆ ਕਰਦੀ ਹੈ, ਉਹੋ ਜਿਹਾ ਹੀ ਫਲ ਪ੍ਰਾਪਤ ਹੋਇਆ ਕਰਦਾ ਹੈ।

ਸੰਤ ਮਹਾਰਾਜ ਜੀ ਫੁਰਮਾਨ ਕਰਨ ਲੱਗੇ ਕਿ ਤੁਸੀਂ ਜਗਿਆਸਾ ਬਾਰੇ ਗੱਲ ਕੀਤੀ ਸੀ, ਸੋ ਉਸ ਬਾਰੇ ਇਸ ਤਰ੍ਹਾਂ ਹੈ ਕਿ ਜੋ ਜਗਿਆਸੂ ਹੋਇਆ ਕਰਦਾ ਹੈ, ਉਸਦਾ ਨਿਰਣਾ ਉਪਰ ਹੋ ਚੁਕਿਆ ਹੈ। ਚੌਥੀ ਕਿਸਮ ਦੇ ਪ੍ਰਾਣੀ ਬਹੁਤ ਹੀ ਘਟ ਹੋਇਆ ਕਰਦੇ ਹਨ। ਉਨ੍ਹਾਂ ਨੂੰ ‘ਮੁਕਤ ਪੁਰਸ਼’ ਕਿਹਾ ਜਾਂਦਾ ਹੈ। ਉਨ੍ਹਾਂ ਦੇ ਕੰਮ ਸੰਸਾਰ ਨੂੰ ਅਗਿਆਨ ਦੀ ਹਨ੍ਹੇਰੀ ਗੁਫਾ ਵਿਚੋਂ ਕੱਢ ਕੇ ਗਿਆਨ ਦੇ ਪ੍ਰਕਾਸ਼ ਵਿਚ ਲਿਆ ਕੇ, ਜਨਮ-ਮਰਨ ਦੇ ਮਹਾਨ ਦੁੱਖ ਤੋਂ ਛੁਡਾਉਣਾ ਹੋਇਆ ਕਰਦਾ ਹੈ।

ਜਗਿਆਸੂ ਕਿਸ ਕਿਸਮ ਦਾ ਹੁੰਦਾ ਹੈ? ਇਹ ਆਪ ਦਾ ਮੁੱਖ ਪ੍ਰਸ਼ਨ ਸੀ। ਉਸ ਬਾਰੇ ਇਸ ਤਰ੍ਹਾਂ ਹੈ ਕਿ ਜਗਿਆਸੂ ਵਿਚ ਸਤਿਗੁਰੂ ਦੀ ਭਗਤੀ ਦੀ ਲੋਚਾ ਬਹੁਤ ਜ਼ਿਆਦਾ ਹੋਇਆ ਕਰਦੀ ਹੈ, ਉਸ ਵਿਚ ਸ਼ਰਧਾ ਦਾ ਹੋਣਾ ਅਤਿ ਜ਼ਰੂਰੀ ਹੈ। ਉੱਜਲ ਮਤਿ, ਧਰਮਾਤਮਾ, ਗੁਣ ਗ੍ਰਾਹਕ, ਬੁਧੀਵਾਨ, ਆਗਿਆਕਾਰੀ, ਮਨ ਦਾ ਸ਼ੂਧ, ਵਾਸ਼ਨਾਵਾਂ ਤੋਂ ਰਹਿਤ ਹੋਣਾ, ਨਿੰਮਰਤਾ ਧਾਰਨ ਕਰਨ ਵਾਲਾ, ਕੌਮਲ ਹਿਰਦੇ ਵਾਲਾ, ਜਿਸਦੀ ਲੋਚਾ ਕੇਵਲ ਆਤਮ ਪ੍ਰਾਪਤੀ ਹੀ ਹੋਵੇ ਅਤੇ ਜੋ ਮਨ, ਬਚਨ, ਕਰਮ ਸਮੇਤ ਪਾਖੰਡ ਤੋਂ ਰਹਿਤ ਹੋਵੇ, ਜਿਸਦਾ ਚਿਤ ਸ਼ਾਂਤ ਹੋਵੇ ਤੇ ਬਚਨਾਂ ਦੇ ਉਤੇ ਅਮਲ ਕਰਨ ਵਾਲਾ, ਗੁਰਸਿੱਖਾਂ ਨਾਲ ਪਿਆਰ ਕਰਨ ਵਾਲਾ ਹੋਵੇ, ਭਜਨ ਕਰਨ ਵੇਲੇ ਮਨ ਦੇ ਫੁਰਨੇ ਰੋਕ ਕੇ ਸਾਵਧਾਨ ਹੋ ਕੇ ਅਭਿਆਸ ਕਰੋ, ਵਿਸ਼ਿਆਂ ਵਿਚ ਕਿਸੇ ਕਿਸਮ ਦੀ ਵੀ ਪੀਤ ਨਾ ਹੋਵੇ ਅਤੇ ਅੰਤਰ ਮੌਖਸ਼ ਦੀ ਪ੍ਰਬਲ ਭਾਵਨਾ ਹੋਵੇ। ਸੰਸਾਰਕ ਸਬੰਧੀਆਂ, ਰਿਸ਼ਤੇਦਾਰਾਂ ਦਾ ਮੋਹ ਤਜਿ ਕੇ ਇਹ ਜਾਣੋ ਕਿ ਇਹ ਬੰਧਨ ਹਨ। ਲੋਕ ਲਾਜ, ਕੁਲ ਲਾਜ ਨੂੰ ਛੱਡ ਕੇ ਗੁਰੂ ਦੇ ਬਚਨ ਨੂੰ ਕਮਾਉਣ ਵਾਲਾ, ਭੇਦਵਾਦੀ ਤੋਂ ਅਗਿਆਨੀ ਦੀ ਸੰਗਤ ਤਿਆਗਣ ਵਾਲਾ, ਸੰਤਾਂ ਦੇ ਬਚਨਾਂ ਨਾਲ ਦਿੜ੍ਹੜਾ ਸਹਿਤ ਪਿਆਰ ਕਰਨ ਵਾਲਾ ਹੋਵੇ, ਨਿਤਿ ਵਸਤ ਆਤਮ ਜੋ ਸਤਿ-ਚਿੱਤ-ਆਨੰਦ ਰੂਪ ਹੈ, ਇਸ ਨਾਲ ਪਿਆਰ ਪਾਵੇ। ਦੇਹ ਨੂੰ ਜੜ੍ਹ, ਅਸੱਤਿ, ਮੈਲੇ ਦੁੱਖ ਦਾ ਖੂਹ ਜਾਣਦਾ ਹੋਇਆ ਇਸ ਵਿਚੋਂ ਦੇਹ ਦੇ ਸਬੰਧੀਆਂ ਦਾ ਮੋਹ ਪੂਰਨ ਤੌਰ ਤੋਂ ਛੱਡ ਕੇ ਕੇਵਲ ਪ੍ਰਭੂ ਨੂੰ ਪਿਆਰ ਕਰਨ ਵਾਲਾ ਹੋਵੇ ਕਿਉਂਕਿ ਜਿੰਨੀ ਦੇਰ ਤੱਕ ਮੋਹ ਦੀ ਅੰਸ ਹੈ, ਮੋਹ ਦੀ ਮੈਲ ਹੈ, ਓਨੀ ਦੇਰ ਤਕ ਜੀਵ, ਬੰਧਨਾਂ ਤੋਂ ਛੁਟਕਾਰਾ ਨਹੀਂ ਪਾ ਸਕਦਾ। ਪੂਰੀ ਤਰ੍ਹਾਂ ਮੋਹ ਮਿਟ ਜਾਵੇ ਅਤੇ ਮੋਹ ਦਾ ਪਰਿਵਾਰ ਕਾਮ, ਕ੍ਰੋਧ, ਲੋਭ, ਅਹੰਕਾਰ ਇਹ ਦੂਰ ਹੋ ਜਾਣ। ਅਜਿਹੇ ਖਿਆਲ ਰੱਖਣ ਵਾਲਾ ਜੋ ਪ੍ਰੇਮੀ ਹੋਇਆ ਕਰਦਾ ਹੈ, ਉਸ ਨੂੰ ‘ਜਗਿਆਸੂ’ ਕਿਹਾ ਜਾਂਦਾ ਹੈ।

ਪਸ਼ਨ - ਮਹਾਰਾਜ! advanced stage ਦੇ ਜਗਿਆਸੂਆਂ ਦੇ ਕੌਂ ਲੱਛਣ ਹੁੰਦੇ ਹਨ ਜਿਨ੍ਹਾਂ ਦੇ ਦਰਸ਼ਨ ਕਰਕੇ ਚਿੱਤ ਵਿਚ

ਪ੍ਰਸੰਨਤਾ ਹੋ ਜਾਵੇ ?

ਉਤਰ - ਇਸ ਜਗਤ ਵਿਚ ਜਗਿਆਸੁ ਭਜਨ ਬੰਦਗੀ ਕਰਦੇ ਹਨ ਪਰ ਜਿਸ ਤਰ੍ਹਾਂ ਦੇ ਨਾਲ ਦੱਸਿਆ ਹੈ ਕਿ ਉੱਨ੍ਹਾਂ ਦੇ ਵਿਚ ਅੱਡ-ਅੱਡ ਦਰਜੇ ਹੁੰਦੇ ਹਨ - ਇਕ ਉਤਮ ਜਗਿਆਸੁ ਹਨ, ਦੂਜੇ ਮਧਮ ਜਗਿਆਸੁ ਤੇ ਤੀਜੇ ਕਨਿਸ਼ਟ ਜਗਿਆਸੁ ਹੋਇਆ ਕਰਦੇ ਹਨ। ਲਗਨ ਅਤੇ ਪ੍ਰਾਪਤੀ ਦੇ ਪੱਖਿ ਇਹ ਦਰਜੇ ਆਪਣੇ ਆਪ ਹੀ ਬਣ ਜਾਇਆ ਕਰਦੇ ਹਨ। ਪਹਿਲਾਂ ਤਾਂ ਇਸ ਸੰਸਾਰ ਦੇ ਅੰਦਰ ਸਾਧੂ ਕੋਈ ਵਿਰਲਾ ਹੀ ਹੈ ਜਿਸਨੂੰ ਗੁਰਮੁਖ ਦਾ ਦਰਜਾ ਪ੍ਰਾਪਤ ਹੋਵੇ। ਇਸਦੇ ਵਿਪਰੀਤ ਕਪਠੀ, ਭੋਖੀ, ਲਾਲਚੀ, ਦੰਭੀ, ਸਵਾਰਖੀ ਅਨੇਕਾਂ ਹੀ ਮਿਲ ਜਾਣਗੇ, ਪਰ ਸਾਧੂ ਕੋਈ ਵਿਰਲਾ ਹੀ ਹੋਵੇਗਾ। ਸਾਧੂ ਦੀ ਨਿਸ਼ਾਨੀ ਇਹ ਹੁੰਦੀ ਹੈ ਕਿ ਜਦੋਂ ਅਸੀਂ ਉਸ ਦੇ ਦਰਸ਼ਨ ਕਰੀਏ ਤਾਂ ਅਸਾਡੇ ਉਤੇ ਐਸਾ ਅਸਰ ਹੋਵੇ ਕਿ ਸਾਡੇ ਅੰਦਰੋਂ ਪ੍ਰਭੂ ਦਾ ਨਾਮ ਬਗੈਰ ਕਿਸੇ ਜਤਨ ਤੋਂ ਆਪਣੇ ਆਪ ਹੀ ਚਲ ਪਵੇ, ਰਟਨ ਹੋਣ ਲਗ ਜਾਵੇ; ਭਾਵੇਂ ਉਹ ਰਸਨਾ ਨਾਲ ਹੈ, ਭਾਵੇਂ ਸੂਝ ਨਾਲ।

ਸੋ ਐਸੇ ਗੁਰਮੁਖਾਂ ਦੇ ਦਰਸ਼ਨ ਲਈ ਗੁਰਮੁਖ ਪਿਆਰੇ ਹਰ ਰੋਜ਼ ਇਕੱਲੇ-ਇਕੱਲੇ ਵੀ ਤੇ ਸੰਗਤ ਨਾਲ ਮਿਲਕੇ ਵੀ ਅਰਦਾਸ ਕਰਦੇ ਹਨ। ਇਸੇ ਤਰ੍ਹਾਂ ਨਾਲ ਉਤਮ ਜਗਿਆਸੁ ਬਹੁਤ ਦੁਰਲੱਭ ਹਨ। ਪਹਿਲਾਂ-ਪਹਿਲਾਂ ਬਹੁਤਿਆਂ ਦੇ ਮਨਾਂ ਵਿਚ ਹੁੰਦਾ ਹੈ ਕਿ ਪ੍ਰਭੂ ਦੀ ਪ੍ਰਾਪਤੀ ਵਾਸਤੇ ਕੋਈ ਇਕਾਤ ਥਾਂ, ਜਿਥੇ ਨਾ ਕੋਈ ਝੰਝਟ ਹੋਣ, ਨਾ ਵਿਖਸ਼ੇਪਤਾ ਹੋਵੇ ਅਤੇ ਨਾ ਹੀ ਕੋਈ ਉਲਛਣਬਾਜ਼ੀ ਹੋਵੇ, ਮਿਲੇ। ਫਿਰ ਮਹਾਂਪੁਰਸ਼ਾਂ ਨੂੰ ਮਿਲ ਕੇ ਸੇਵਾ ਤੇ ਸਿਮਰਨ ਵਿਚ ਪਰਪੱਕ ਹੋਈਏ। ਪਰ ਮਾਨਸਿਕ ਕਮਜ਼ੋਰੀਆਂ ਹੋਣ ਦੇ ਕਾਰਨ ਬਹੁਤ ਸਾਰਿਆਂ ਦੀ ਜਗਿਆਸਾ ਮੰਦ ਪੈ ਜਾਂਦੀ ਹੈ। ਮਾਇਆ ਦੇ ਬਹੇਤ੍ਰ, ਮਾਇਆ ਦੇ ਚਕਾ-ਚੂੰਧ ਕਰਦੇ ਅਸਰ, ਜਗਿਆਸੁ ਨੂੰ ਡਾਵਾਂ-ਡੋਲ ਕਰ ਦਿਆ ਕਰਦੇ ਹਨ। ਇਸ ਤਰ੍ਹਾਂ ਅੱਧ ਵਿਚਾਲੇ ਰਹਿ ਜਾਇਆ ਕਰਦੇ ਹਨ ਪਰ ਜਿਨ੍ਹਾਂ ਦੇ ਹਿਰਦੇ ਵਿਚ ਪੂਰੀ ਸ਼ਰਧਾ ਹੈ ਅਤੇ ਰਾਗ, ਦੌਸ਼ ਤੋਂ ਰਹਿਤ ਹਿਰਦੇ ਵਿਚ ਨਿਰਮਲਤਾਈ ਹੈ ਅਤੇ ਮਹਾਂਪੁਰਸ਼ਾਂ ਨਾਲ ਪਿਆਰ ਹੈ, ਉਹ ਵਿਰਲੇ ਹੀ ਹੁੰਦੇ ਹਨ। ਉਨ੍ਹਾਂ ਵਿਚ ਜੋ ਮੁਖ ਗੁਣ ਹਨ, ਉਹ ਹਨ - ਆਗਿਆਕਾਰੀ ਹੋ ਕੇ ਬਚਨ ਦੀ ਕਮਾਈ ਕਰਨੀ, ਮਨ ਨੂੰ ਹਰ ਵਕਤ ਖੇੜੇ ਵਿਚ ਰੱਖਣਾ, ਗੁਰੂ ਦੇ ਬਚਨ ਪਰਖ ਕੇ ਹਿਰਦੇ ਵਿਚ ਧਾਰਨ ਕਰਨੇ, ਉੱਜਲ ਮਤਿ ਦੇ ਹੋਣਾ।

ਸੰਸਾਰ ਦੇ ਅੰਦਰ ਦਿਸ਼ਟੀ ਦੋਂ ਤਰ੍ਹਾਂ ਦੀ ਹੈ - ਇਕ ਤਾਂ ਦੂਸਰੇ ਦੇ ਅੰਗੁਣਾਂ ਨੂੰ ਹੀ ਚੁਣਦੀ ਰਹਿੰਦੀ ਹੈ। ਉਨ੍ਹਾਂ ਨੂੰ 'ਦੇਖ-ਦਿਸ਼ਟ' ਵਾਲੇ ਕਿਹਾ ਜਾਂਦਾ ਹੈ। ਦੂਸਰੇ ਗੁਣਾਂ ਦੇ ਗਾਹਕ ਹੁੰਦੇ ਹਨ, ਉਨ੍ਹਾਂ ਨੂੰ 'ਗੁਣ ਗਾਹਕ' ਕਿਹਾ ਜਾਂਦਾ ਹੈ। ਜਗਿਆਸੁ ਲਈ ਪ੍ਰੇਮ ਤੇ ਪ੍ਰੀਤ ਵਿਚ ਭਿੰਨੇ ਰਹਿਣਾ ਅਤੇ ਸਤਿ ਵਸਤੂ ਨੂੰ ਦਿੜ੍ਹਤਾ ਸਹਿਤ ਧਿਆਨ ਵਿਚ ਰੱਖਣਾ ਬਹੁਤ ਜ਼ਰੂਰੀ ਹੈ। ਇਸਤੋਂ ਉਪਰੰਤ ਸਤਿਗੁਰੂ ਦੀ ਸੇਵਾ ਕਰਨ ਲਈ ਸਹੀ ਤਰੀਕੇ ਨਾਲ ਸੇਵਕ ਬਣਨਾ, ਬਹੁਤ ਜ਼ਰੂਰੀ ਹੈ। ਉਤਮ ਸੇਵਕ ਉਹ ਹੁੰਦੇ ਹਨ ਜਿਹੜੇ ਆਪਣਾ ਤਨ, ਮਨ, ਧਨ ਅਤੇ ~~ਸਾਡੀ ਸਤਿਗੁਰੂ~~ ਦੇ ਚੜ੍ਹਨਾਂ ~~ਵਿਚ ਅਰਪਣ~~ ਕਰਕੇ ਨਿਰਮਾਣਤਾ ਸਹਿਤ ਸੇਵਾ ਕਰਦੇ ਹਨ। ਪੁਰਸ਼ਾਰਥ ਕਰਕੇ ਅੰਮ੍ਰਿਤ ਵੇਲੇ ਉਠ ਕੇ, ਸਾਵਧਾਨ ਹੋ ਕੇ ਨਾਮ ਦਾ ਸਿਮਰਨ ਕਰਨ ਵਾਲੇ ਅਤੇ ਸਤਿਗੁਰੂ ਦੇ ਸ਼ਬਦ ਦੀ ਵਿਚਾਰ ਕਰਨ ਵਾਲੇ, ਅਵਿਦਿਆ ਦੇ ਲੇਸ਼ ਕੱਟਣ ਲਈ ਬ੍ਰਹਮ ਵਿਚਾਰ ਹਿਰਦੇ ਵਿਚ ਧਾਰਨ ਕਰਿਆ¹⁴ ਕਰਦੇ ਹਨ। ਕੁਸੰਗੀ ਤੇ ਭੇਦਵਾਦੀ ਦਾ ਸੰਗ ਭੁੱਲ ਕੇ ਵੀ ਨਹੀਂ ਕਰਦੇ। ਸ਼ਰੀਅੱਤ ਦੇ ਬਚਨ ਭੇਖ ਤੋਂ ਬਾਹਰ ਨਹੀਂ ਨਿਕਲਣ ਦਿੰਦੇ। ਮਹਾਂਪੁਰਸ਼ਾਂ ਦੇ ਤੱਤ ਬਚਨ ਅਵਿਦਿਆ ਨੂੰ ਕੱਟਣ ਲਈ ਸਮਰੱਥ ਹੁੰਦੇ ਹਨ। ਸੋ ਉਨ੍ਹਾਂ ਦੇ ਬਚਨਾਂ ਨੂੰ ਪ੍ਰੀਤ ਸਹਿਤ ਹਿਰਦੇ ਵਿਚ ਸੰਚਿਤ ਕਰਨਾ, ਸਮ, ਦਮ, ਉਪਰਾਮ ਅਤੇ ਵੈਰਾਗ ਵਾਲੀਆਂ ਬਿਰਤੀਆਂ ਧਾਰਨ ਕਰਨੀਆਂ। ਵਿਵੇਕ ਦੀ ਮਦਦ ਨਾਲ ਆਤਮ ਰਾਮ ਦੀ ਖੋਜ ਅੰਦਰੋਂ ਹੀ ਕਰਨੀ ਜ਼ਰੂਰੀ ਹੋਇਆ ਕਰਦੀ ਹੈ। ਹੰਗਤਾ ਤੇ ਮਮਤਾ ਛੱਡ ਕੇ ਗੁਰੂ ਦੇ ਚਰਨਾਂ ਨਾਲ ਪ੍ਰੀਤ ਵਿਚ ਆਪਣੇ ਆਪ ਨੂੰ ਰੱਖਣਾ, ਸੁਭਾਅ ਸ਼ੀਤਲ ਰੱਖਣਾ, ਰਾਗ ਦੋਖ ਤੋਂ ਸਾਵਧਾਨ ਹੋ ਕੇ ਨਿਆਰੇ ਰਹਿਣਾ, ਸੰਤੋਖ ਮਨ ਵਿਚ ਧਾਰਨਾ, ਚਿੱਤ ਨੂੰ ਤਿਪਤ ਰੱਖਣਾ, ਵਾਸ਼ਨਾਵਾਂ ਵਿਚ ਗਰਕ ਨਾ ਹੋਣਾ; ਉਤਮ ਜਗਿਆਸੁ ਦੇ ਲੱਛਣ ਹਨ। ਉਸ ਦੇ ਹਿਰਦੇ ਵਿਚ ਭੁੱਲ

ਸੰਤ ਕਾ ਮਾਰਗ

(ਭਾਗ ਪਹਿਲਾ)

ਪਸ਼ਨ - 1. ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤ ਦੇ ਮੁਤਾਬਿਕ ਇਹ ਸੰਸਾਰ 'ਸਭ ਗੋਬਿੰਦੁ ਹੈ ਸਭ ਗੋਬਿੰਦੁ ਹੈ॥' ਅਤੇ 'ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ॥ ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀਂ ਜਾਣੀਐ॥' ਤਾਂ ਫੇਰ ਅਸਾਨੂੰ ਜਗਤ ਕਿਉਂ ਦਿਸ ਰਿਹਾ ਹੈ ਅਤੇ ਜਗਤ ਕਿਵੇਂ ਬਣ ਗਿਆ?

ਊਤਰ - ਯਥਾਰਥ ਰੂਪ ਵਿਚ ਸਿਰਫ ਇਕੋ ਇਕ ਪਾਰਬ੍ਰਹਮ ਪ੍ਰਮੇਸ਼ਰ ਆਪਣੇ ਆਪ ਵਿਚ ਅਨੌਕ ਰੂਪ ਧਾਰਨ ਕਰਕੇ ਇਕ ਖੇਲ੍ਹ ਖੇਲ੍ਹ ਰਿਹਾ ਹੈ। ਜਿਸ ਤਰ੍ਹਾਂ ਗੁਰੂ ਦਸ਼ਮੇਸ਼ ਪਿਤਾ ਨੇ 'ਜਾਪੁ ਸਾਹਿਬ' ਵਿਚ ਫੁਰਮਾਨ ਕੀਤਾ ਹੈ ਕਿ -

**ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ॥
ਖੇਲ ਖੇਲ ਅਖੇਲ ਖੇਲਨ ਅੰਤ ਕੌ ਫਿਰਿ ਏਕ॥ ਜਾਪੁ
ਸਾਹਿਬ**

ਇਥੇ ਇਕੋ ਹੀ ਪ੍ਰਮੇਸ਼ਰ ਬੇਅੰਤ ਜੀਵਨ ਧਾਰਾਵਾਂ, ਸ਼ਕਲਾਂ, ਸੂਰਤਾਂ, ਰਸਾਂ, ਰੰਗਾਂ, ਵਜੂਦਾਂ ਵਿਚ ਅਨੇਕ ਹੋਇਆ ਪ੍ਰਤੀਤ ਦੇ ਰਿਹਾ ਹੈ। ਆਪੋ ਆਪਣੀ ਬੁੱਧੀ ਦੇ ਪ੍ਰਾਪਤ ਹੋਏ ਬਲ ਦੇ ਮੁਤਾਬਿਕ ਇਹ ਸੰਸਾਰ ਨੂੰ ਵਿਆਖਿਆ ਜਾ ਰਿਹਾ ਹੈ। ਕਈਅਂ ਵਿਦਵਾਨਾਂ ਦਾ ਇਹ ਮਤ ਹੈ ਕਿ ਇਹ ਸੰਸਾਰ ਪ੍ਰਮਾਣੂਆਂ ਤੋਂ ਊਤਪਤ ਹੋਇਆ ਹੈ ਅਤੇ ਕਈਅਂ ਦਾ ਮਤ ਹੈ ਕਿ ਇਹ ਸੰਸਾਰ ਈਸ਼ਵਰ ਦੀ ਸੱਤਾ ਪ੍ਰਾਪਤ ਕਰਕੇ ਮਾਇਆ ਤੋਂ ਊਤਪੰਨ ਹੋਇਆ ਹੈ। ਮਾਇਆ, ਈਸ਼ਵਰ ਅਤੇ ਜੀਵ ਸੱਤਾ ਨੂੰ ਕਈ ਵਿਦਵਾਨ ਭਿੰਨ-ਭਿੰਨ ਸਮਝਦੇ ਹੋਏ ਇਸ ਮਤ ਦੇ ਹਨ ਕਿ ਜਦੋਂ ਮਾਇਆ ਦੇ ਤਿੰਨ ਗੁਣਾਂ ਵਿਚ ਉਥੱਲ-ਪੁਥੱਲ ਹੋਈ ਤਾਂ ਜੀਵ ਇਸ ਮਾਇਆ ਵਿਚ ਫਸ ਗਿਆ ਤੇ ਮੋਹਿਤ ਹੋਇਆ ਹੋਇਆ ਕਰਮ ਕਰਕੇ ਇਹ ਦ੍ਰਿੜ ਨਿਸ਼ਚਾ ਰਖਦਾ ਹੈ ਕਿ ਕਰਮ ਮੈਂ ਕੀਤੇ ਹਨ। ਇਨ੍ਹਾਂ ਕਰਮਾਂ ਦਾ ਫਲ ਭੋਗਦਾ ਜਨਮ ਮਰਨ ਦੇ ਚੱਕਰ 'ਚ ਪਿਆ ਅਨੁੰਤ ਕਾਲ ਤੋਂ ਦੁੱਖੀ ਹੁੰਦਾ ਵਿਆਕੁਲ ਹੋ ਰਿਹਾ ਹੈ। ਇਨ੍ਹਾਂ ਸਿਆਣਿਆਂ ਨੇ ਇਸ ਜੀਵ ਨੂੰ ਮਾਇਆ ਤੋਂ ਭਿੰਨ ਕਰਨ ਲਈ ਯੋਗ ਸਾਧਨਾਂ ਦਾ ਬਹੁਤ ਹੀ ਵਿਸਥਾਰ ਪੂਰਵਕ ਵਰਣਨ ਕੀਤਾ ਹੈ ਜਿਸ ਵਿਚ ਵਾਸ਼ਨਾਵਾਂ ਨੂੰ ਕਾਬੂ ਕਰਕੇ ਕਰਮਾਂ ਤੋਂ ਅ-ਕਰਤਾ ਭਾਵ ਊਤਪੰਨ ਕਰਕੇ ਨਿਸ਼ਕਾਮ ਕਰਮਾਂ ਰਾਹੀਂ ਅਭਿਆਸ (ਯੋਗ) ਦੇ ਬਲ ਨਾਲ ਸਮਾਧੀ ਵਿਚ ਲੀਨ ਹੋ ਕੇ, ਮਾਇਆ ਤੋਂ ਛੁੱਟ ਕੇ ਮੁਕਤ ਪਦ ਦੀ ਪ੍ਰਾਪਤੀ ਕਰ ਸਕਦਾ ਹੈ।

ਪਰ ਗੁਰਮਤਿ ਅਨੁਸਾਰ ਏਸ ਜੱਗ ਦੀ ਵੱਖਰੀ ਸਤੱਤਾ ਨੂੰ ਨਹੀਂ ਮੰਨਿਆ ਗਿਆ ਅਤੇ ਸਤਿ ਸਿਧਾਂਤ ਸੰਸਾਰ ਵਿਚ ਪ੍ਰਗਟ ਕੀਤਾ ਗਿਆ ਹੈ ਕਿ ਇਹ ਸੰਸਾਰ ਪ੍ਰਭ ਤੋਂ ਬਗੈਰ ਹੋਰ ਕੁਝ ਵੀ ਨਹੀਂ। ਵੈਸੇ ਇਸ ਸਿਧਾਂਤ

ਨੂੰ ਵਰਣਨ ਕਰਨ ਲਈ ਕਈ ਥਾਵਾਂ ਤੇ ਵਿਆਖਿਆ ਵੀ ਕੀਤੀ ਗਈ ਹੈ।

ਭਾਈ ਗੁਰਦਾਸ ਜੀ, ਜਿਨ੍ਹਾਂ ਨੂੰ ਗੁਰੂ ਘਰ ਦੇ ਵੇਦ ਵਿਆਸ ਦੀ ਉਪਾਧੀ ਦੇ ਕੇ ਪ੍ਰਮੁਖ ਵਿਦਵਾਨ ਕਿਹਾ ਜਾਂਦਾ ਹੈ, ਆਪ ਜੀ ਦਾ ਫੁਰਮਾਨ ਹੈ ਕਿ ਸੰਸਾਰ ਦੀ ਉਤਪਤੀ ਤੋਂ ਪਹਿਲਾਂ 'ਸਤਿ' (being), ਆਪਣੇ ਆਪ ਵਿਚ ਸਮਾਧਿਸ਼ਟ ਅਵਸਥਾ ਨੂੰ ਉਹ ਆਪ ਹੀ ਜਾਣਦਾ ਸੀ। ਉਹ ਕੋਈ ਅਣਹੋਂਦ ਜਾਂ ਸੁੰਨ (nothing) ਨਹੀਂ ਸੀ ਪਰ ਇਸ ਦੀ ਥਾਂ ਤੇ ਅਗੰਮ, ਅਗੋਚਰ ਅਵਸਥਾ ਵਿਚ ਇਹ ਸਤਿ (being) ਆਪਣੀ ਮਹਿਮਾ ਨੂੰ ਆਪ ਹੀ ਜਾਣਦਾ ਹੈ। ਇਸ ਅਵਸਥਾ ਨੂੰ ਕਿਸੇ ਵੀ ਤਰੀਕੇ ਦੇ ਨਾਲ ਪ੍ਰਾਕ੍ਰਿਤਕ organs (ਇੰਦੀਆਂ) ਰਾਹੀਂ ਵਿਆਖਿਆ ਨਹੀਂ ਜਾ ਸਕਦਾ। ਉਸਦੀ ਭਿੰਨ-ਭਿੰਨ ਵਿਆਖਿਆ ਬੁਧੀਵਾਨਾਂ ਨੇ ਆਪਣੀ ਪਹੁੰਚ ਦੇ ਮੁਤਾਬਿਕ ਕਰਕੇ ਅਨੇਕ ਪ੍ਰਾਕ੍ਰਿਤਕ ਮਤ ਕਾਇਮ ਕੀਤੇ ਹਨ। ਗੁਰੂ ਦਸ਼ਮੇਸ਼ ਪਿਤਾ ਜੀ ਇਸ ਬਾਰੇ ਫੁਰਮਾਨ ਕਰਦੇ ਹਨ -

**ਆਪੁ ਆਪੁਨੀ ਬੁਧਿ ਹੈ ਜੇਤੀ॥ ਬਰਨਤ ਭਿੰਨ ਭਿੰਨ
ਤੁਹਿ ਤੇਤੀ॥
ਤੁਮਰਾ ਲਖਾ ਨ ਜਾਇ ਪਸਾਰਾ॥ ਕਿਹ ਬਿਧਿ ਸਜਾ ਪ੍ਰਬਾਮ
ਸੰਸਾਰਾ॥**

ਸਿੱਧਾਂ ਨੇ ਵੀ ਗੁਰੂ ਨਾਨਕ ਪਾਤਸ਼ਾਹ ਨੂੰ ਆਦਿ ਦੀ ਅਵਸਥਾ ਬਾਰੇ ਕੁਝ ਵਿਆਖਿਆ ਕਰਨ ਲਈ ਬੇਨਤੀ ਕੀਤੀ ਅਤੇ ਕਿਹਾ -

**ਆਦਿ ਕਉ ਕਵਨੁ ਬੀਚਾਰੁ ਕਬੀਅਲੇ ਸੁੰਨ ਕਹਾ ਘਰ
ਵਾਸੋ॥** 940

ਤਾਂ ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ -

**ਆਦਿ ਕਉ ਬਿਸਮਾਦੁ ਬੀਚਾਰੁ ਕਬੀਅਲੇ
ਸੁੰਨ ਨਿਰੰਤਰਿ ਵਾਸੁ ਲੀਆ॥
ਪੰਨਾ - 940**

ਸੋ ਵਿਸਮਾਦਕ ਅਵਸਥਾ ਨੂੰ ਅਤੇ ਆਪਣੇ ਵਿਚ ਸਥਿਤ ਸਤਿ ਨੂੰ ਇਹ ਸਤਿ ਆਪ ਹੀ ਜਾਣਦਾ ਹੈ ਕਿਉਂਕਿ ਮਨੁੱਖ ਲਈ ਇਹ ਅਵਸਥਾ ਅਗੰਮ ਤੇ ਅਗੋਚਰ ਹੈ। ਸੋ ਇਸ ਅਵਸਥਾ ਨੂੰ ਨਿਰੰਕਾਰ ਦੀ ਆਪੇ ਆਪ ਜਾਨਣ ਵਾਲੀ ਅਵਸਥਾ ਹੀ ਕਹਿ ਸਕਦੇ ਹਾਂ ਪਰ ਸਮਝਣ ਵਾਸਤੇ ਭਾਈ ਗੁਰਦਾਸ ਜੀ ਦੇ ਸ਼ਬਦਾਂ ਅਨੁਸਾਰ -

**ਨਿਰੰਕਾਰ ਆਕਾਰ ਹੋਇ ਏਕੰਕਾਰ ਅਪਾਰ ਸਦਾਯਾ॥
ਭਾਈ ਗੁਰਦਾਸ ਜੀ - ਵਾਰ 26/2**

ਏਕੰਕਾਰ ਨਿਰੰਕਾਰ ਜੀ ਦਾ ਸਰਗੁਨ ਸਰੂਪ ਹੈ ਅਤੇ ਇਸ 'ਏਕੰਕਾਰ' ਤੋਂ -

**ਏਕੰਕਾਰਹੁੰ ਸਬਦ ਧੁਨਿ ਓਅੰਕਾਰ ਆਕਾਰੁ ਬਨਾਯਾ॥
ਭਾਈ ਗੁਰਦਾਸ ਜੀ - ਵਾਰ 26/2**

ਗੁਰੂ ਮਹਾਰਾਜ ਜੀ ਨੇ ਮੂਲਮੰਤ੍ਰ ਵਿਚ ‘ਏਕੰਕਾਰ’ ਅਤੇ ‘ਓਅੰਕਾਰ’ ਨੂੰ ਵੱਖ-ਵੱਖਰਾ ਨਹੀਂ ਦਰਸਾਇਆ, ਸਗਮਾਂ ਦੋਹਾਂ ਨੂੰ ਇਕੋ ਰੂਪ ‘ਨਾਉਂਦੀ’ ਦਾ ਦਿਤਾ। ‘ਨਾਉਂਦੀ’ ਹੀ ਇਸ ਰੂਪ ਵਿਚ ‘ਸਤਿ’ ਦੱਸਿਆ ਅਤੇ ਇਸ ‘ਨਾਉਂਦੀ’ ਸ਼ਕਤੀ ਜਿਸਨੂੰ ਨਾਮ ਸ਼ਕਤੀ ਕਿਹਾ, ਤੋਂ ਕਿਆ ਸ਼ੁਰੂ ਹੋਈ ਅਤੇ ਇਸ ਸ਼ਬਦ ਤੋਂ ਅਨੰਤ ਧਾਰਾਂ ਦੇ ਵਿਚ ਅਨੰਤ ਰੂਪ ਰੇਖਾਵਾਂ ਵਾਲੀ, ਰਸਾਂ, ਰੰਗਾਂ ਵਾਲੀ ਸਿਸ਼ਟੀ ਮੌਲਣ ਲੱਗੀ ਅਤੇ ਨਿਰੰਤਰ ਮੌਲ ਰਹੀ ਹੈ। ਜਿਵੇਂ ਇਕ ਬਟਕ ਬੀਜ ਤੋਂ ਬਹੁਤ ਵਿਸਥਾਰ ਵਾਲਾ ਬਿਛ ਵਜੂਦ ਵਿਚ ਆ ਗਿਆ। ਇਹ ਬਿਛ ਉਸ ਨਿੱਕੇ ਜਿਹੇ ਬੀਜ ਦਾ ਹੀ ਸਰਗੁਨ ਸਰੂਪ ਹੈ। ਨਿਰਗੁਨ ਪ੍ਰਮਾਤਮਾ ਦੇ ਆਸਰੇ ਹੋ ਕੇ ਇਹੋ ਬ੍ਰਹਮ, ਜਗਤ ਰੂਪ ਕਰਕੇ ਜਾਣਿਆ ਜਾਣ ਲੱਗਾ। ਜੇ ਥੋੜ੍ਹੇ ਵਿਸਥਾਰ ਨਾਲ ਹੋਰ ਸਮਝਣਾ ਹੋਵੇ ਤਾਂ ਗੁਰੂ ਮਹਾਰਾਜ ਜੀ ਦਾ ਫੁਰਮਾਨ ਸਿੱਧਾਂ ਦੇ ਪ੍ਰਸ਼ਨ -

**ਕਿਤੂ ਕਿਤੂ ਬਿਧਿ ਜਗੁ ਉਪਜੈ ਪੁਰਖਾ
ਕਿਤੂ ਕਿਤੂ ਦੁਖਿ ਬਿਨਸਿ ਜਾਈ॥
ਪੰਨਾ - 946**

ਦੇ ਉਤਰ ਵਿਚ ਬਹੁਤ ਹੀ ਸੰਖੇਪ ਭਾਵ ਵਿਚ ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਕਿ -

**ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ
ਦੁਖੁ ਪਾਈ॥
ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ
ਜਲਾਈ॥
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ॥**

ਪੰਨਾ - 946

ਨਾਲ ਇਸ ਜਗਤ ਦੀ ਉਤਪਤੀ ਦਾ ਕਾਰਨ ਅਗਿਆਨਤਾ ਹੀ ਦੱਸਿਆ। ਸੋ ਹਉਮੈ ਦੀ ਅਗਿਆਨਤਾ ਕਾਰਨ ਏਕੇ ਬ੍ਰਹਮ, ਜਗਤ ਹੋ ਕੇ ਭਾਸਣ ਲਗ ਗਿਆ। ਇਸ ਦੀ ਹੋਰ ਖੋਲ੍ਹ ਕੇ ਵਿਆਖਿਆ ਭੀ ਇਸ ਥਾਂ ਬੇਲੋੜੀ ਨਹੀਂ ਹੋਵੇਗੀ। ਉਹ ਇਸ ਤਰ੍ਹਾਂ ਹੈ ਕਿ ਵਿਸ਼ਿਸ਼ਟ ਚੇਤਨ ‘ਈਸ਼ਰ’ ਤੋਂ ਸ਼ਬਦ ਸੰਯੁਕਤ ਅਕਾਸ਼ ਦੀ ਉਤਪਤੀ ਹੁੰਦੀ ਹੈ। ਅਕਾਸ਼ ਵਿਚ ਕੇਵਲ ਇਕੋ ਸ਼ਬਦ ਗੁਣ ਹੈ। ਅਕਾਸ਼ ਤੋਂ ਸਪਰਸ਼ ਯੁਕਤ ਵਾਯੂ ਦੀ ਉਤਪਤੀ ਹੋਈ। ਵਾਯੂ ਵਿਚ ਦੋ ਗੁਣ ਹੁੰਦੇ ਹਨ - ਸਪਰਸ਼ ਦਾ ਗੁਣ ਤਾਂ ਉਸਦਾ ਆਪਣਾ ਹੈ ਤੇ ਸ਼ਬਦ ਦਾ ਗੁਣ ਅਕਾਸ਼ ਦਾ ਹੈ। ਵਾਯੂ ਤੋਂ ਰੂਪ (ਅਗਨ) ਦੀ ਉਤਪਤੀ ਹੁੰਦੀ ਹੈ। ਰੂਪ ਵਿਚ ਤਿੰਨ ਗੁਣ ਹਨ - ਰੂਪ ਉਸਦਾ ਆਪਣਾ ਗੁਣ ਹੈ ਅਤੇ ਸ਼ਬਦ, ਸਪਰਸ਼ ਇਹ ਗੁਣ ਪਹਿਲੇ ਤੱਤਾਂ ਦੇ ਹਨ। Gasses ਤੋਂ ਰਸ, ਰੂਪ, ਜਲ ਦੀ ਉਤਪਤੀ ਹੋਈ। ਇਸ ਤਰ੍ਹਾਂ ਜਲ ਵਿਚ ਚਾਰ ਗੁਣ ਹੋਏ - ਰਸ ਜਲ ਦਾ ਆਪਣਾ ਰੂਪ; ਸ਼ਬਦ, ਸਪਰਸ਼, ਰੂਪ ਪਹਿਲੇ ਤਿੰਨਾਂ ਦੇ ਗੁਣ। ਜਲ ਤੋਂ ਗੰਧ ਸਹਿਤ ਧਰਤੀ ਦੀ ਉਤਪਤੀ ਹੋਈ - ਗੰਧ ਧਰਤੀ ਦਾ ਰੂਪ ਤੇ ਸ਼ਬਦ, ਸਪਰਸ਼, ਰੂਪ, ਰਸ ਪਹਿਲੇ ਤੱਤਾਂ ਦੇ ਗੁਣ। ਇਨ੍ਹਾਂ ਗੁਣਾਂ ਦੇ

ਸਤੋਂ ਗੁਣ ਅੰਸ਼ ਤੋਂ ਅੰਤਹਕਰਣ ਦੀ ਉਤਪਤੀ ਹੋਈ। ਇਹ ਅੰਤਹਕਰਣ, ਬਿਰਤੀ ਭੇਦ ਤੋਂ ਚਾਰ ਤਰ੍ਹਾਂ ਦਾ ਵਿਆਖਿਆ ਜਾਂਦਾ ਹੈ। ਇਨ੍ਹਾਂ ਦੇ ਨਾਮ ਕਰਮਵਾਰ ਮਨ, ਬੁੱਧ, ਚਿਤ ਤੇ ਅਹੰਭਾਵ ਹਨ। ਇਸੇ ਤਰ੍ਹਾਂ ਪੰਜਾਂ ਤੱਤਾਂ ਦੇ ਰਜੋਂ ਅੰਸ ਤੋਂ ਪੰਜ ਪ੍ਰਾਣ - ਪ੍ਰਾਣ, ਉਪਾਨ, ਸੁਮਾਨ, ਉਦਾਨ ਤੇ ਬਿਆਨ ਹਨ। ਇਹ ਵੀ ਇਕੋ ਪੌਣ ਦੇ ਸਥਾਨ ਭੇਦ ਕਰਕੇ ਪੰਜ ਨਾਮ ਪੈ ਗਏ ਜਿਵੇਂ ਕਿ ਹਿਰਦੇ ਸਥਾਨ ਵਿਚ 'ਪ੍ਰਾਣ' ਦਾ ਨਿਵਾਸ ਹੈ ਅਤੇ ਗੁਦਾ ਸਥਾਨ ਵਿਚ 'ਉਪਾਨ', ਨਾਭੀ ਵਿਚ 'ਸੁਮਾਨ', ਕੰਠ ਵਿਚ 'ਉਦਾਨ' ਅਤੇ ਸਾਰੇ ਸਰੀਰ ਵਿਚ ਨਿਵਾਸ ਰੱਖਣ ਵਾਲੇ ਦਾ ਨਾਮ 'ਬਿਆਨ' ਹੈ।

ਇਕੋ ਪੌਣ ਦੇ ਵੱਖ-ਵੱਖ ਸਥਾਨਾਂ ਤੇ ਨਿਵਾਸ ਕਰਨ ਕਰਕੇ ਇਨ੍ਹਾਂ ਪੰਜ ਪ੍ਰਾਣਾਂ ਦੇ ਧਰਮ ਵੀ ਵੱਖੋ-ਵੱਖਰੇ ਪ੍ਰਤੀਤ ਦੇਣ ਲੱਗੇ। ਜਿਸ ਤਰ੍ਹਾਂ ਭੁੱਖ, ਪਿਆਸ ਦਾ ਲੱਗਣਾ 'ਪ੍ਰਾਣ' ਦਾ ਧਰਮ ਹੈ, ਮਲਮੂਤਰ ਦਾ ਤਿਆਗਣਾ 'ਉਪਾਨ' ਦਾ ਧਰਮ ਹੈ, ਖਾਧੇ ਹੋਏ ਅੰਨ ਅਤੇ ਪੀਤੇ ਹੋਏ ਪਾਣੀ ਨੂੰ ਹਜ਼ਮ ਕਰਨਾ 'ਸੁਮਾਨ' ਦਾ ਧਰਮ ਹੈ, ਅੰਨ ਜਲ ਦੇ ਮੇਹਦੇ ਵਿਚ ਪ੍ਰਾਪਤ ਹੋਏ ਅਨੇਕ ਕਿਸਮ ਦੇ ਰਸਾਂ ਨੂੰ ਆਪੋ-ਆਪਣੇ ਸਥਾਨ ਪਹੁੰਚਾਉਣਾ 'ਉਦਾਨ' ਪ੍ਰਾਣ ਦਾ ਧਰਮ ਹੈ ਅਤੇ ਸਾਰੇ ਅੰਗਾਂ ਦੇ ਜੋੜਾਂ ਨੂੰ ਪੋਰਨਾ ਦੇ ਕੇ ਕੰਮ ਲੈਣ ਲਈ 'ਬਿਆਨ' ਪ੍ਰਾਣ ਦਾ ਧਰਮ ਹੈ। ਇਸੇ ਤਰ੍ਹਾਂ ਦੇ ਇਕ-ਇਕ ਤੱਤ ਦੇ ਸਤੋਂ ਅੰਸ਼ ਤੋਂ ੨੫ ਪ੍ਰਾਕ੍ਰਿਤੀਆਂ ਬਣ ਕੇ ਗਿਆਨ ਇੰਦਰੀਆਂ ਦੀ ਉਤਪਤੀ ਹੁੰਦੀ ਹੈ। ਜਿਵੇਂ ਕਿ ਅਕਾਸ਼ ਤੋਂ ਸਤੋਂ ਅੰਸ਼ ਦੀ, ਕੰਨਾਂ ਦੀ, ਵਾਯੂ ਤੋਂ ਤਵੰਚਾ ਦੀ, ਰੂਪ ਤੋਂ ਅੰਖਾਂ ਦੀ, ਜਲ ਤੋਂ ਰਸਨਾ ਦੀ, ਧਰਤੀ ਤੋਂ ਨੱਕ ਦੀ ਉਤਪਤੀ ਹੁੰਦੀ ਹੈ। ਇਨ੍ਹਾਂ ਹੀ ਤੱਤਾਂ ਦੇ ਰਜੋਂ ਅੰਸ਼ ਤੋਂ ਕਰਮ ਇੰਦੀਆਂ ਦੀ ਉਤਪਤੀ ਹੁੰਦੀ ਹੈ ਜਿਵੇਂ ਕਿ ਅਕਾਸ਼ ਤੋਂ ਵਾਕਸੱਤਾ, ਵਾਯੂ ਤੋਂ ਹੋਂਥ ਸ਼ਕਤੀ, ਰੂਪ ਤੋਂ ਪੈਰਾਂ ਦੀ, ਜਲ ਤੋਂ ਉਪਸਥ 'ਲਿੰਗ ਇੰਦ੍ਰੇ' ਦੀ, ਧਰਤੀ ਤੋਂ ਗੁਦਾ ਦੀ ਉਤਪਤੀ ਹੁੰਦੀ ਹੈ। ਇਸ ਤਰ੍ਹਾਂ ਨਾਲ ਸੂਖਮ ਰਚਨਾ ਤੋਂ ਮਗਰੋਂ ਪ੍ਰਮਾਤਮਾ ਦੀ ਇੱਛਾ ਨਾਲ ਪੰਜਾਂ ਤੱਤਾਂ ਤੋਂ ਇਕ-ਇਕ ਤੱਤ ਦੇ ਦੋ ਦੋ ਹਿੱਸੇ ਹੋ ਗਏ। ਉਨ੍ਹਾਂ ਵਿਚੋਂ ਇਕ ਹਿੱਸਾ ਤਾਂ ਜਿਉਂ ਦਾ ਤਿਉਂ ਰਿਹਾ ਅਤੇ ਦੂਜਾ ਹਿੱਸਾ ਆਪਣੇ ਪਹਿਲੇ ਹਿੱਸੇ ਨੂੰ ਛੱਡ ਕੇ ਦੋਹਾਂ ਦੇ ਨਾਲ ਮਿਲ ਗਿਆ। ਇਹੋ ਸਾਰੇ ਪੰਚੀਕਰਣ ਕਹਾਉਂਦੇ ਹਨ। ਇਸ ਪੰਚੀ ਕਿਰਤ ਪੰਜਾਂ ਤੱਤਾਂ ਤੋਂ ਹੀ ਸਥਾਲ ਬ੍ਰਹਮੰਡ ਪੈਦਾ ਹੋਇਆ, ਉਨ੍ਹਾਂ ਬ੍ਰਹਮੰਡਾਂ ਵਿਚ ਹੀ ਅਨੰਤ - ਮਾਤ ਲੋਕ, ਪਤਾਲ ਲੋਕ, ਸਵਰਗ ਲੋਕ ਵਜ਼ੂਦ ਵਿਚ ਆਏ। ਇਹ ਸਾਰਾ ਪ੍ਰਪੰਚ ਪ੍ਰਮੇਸ਼ਰ ਤੋਂ ਹੀ ਵਧਿਆ, ਫੁੱਲਿਆ, ਫਲਿਆ ਅਤੇ ਅਗਿਆਨ, ਮਾਇਆ ਦੀ ਅਮਿਟ ਸ਼ਕਤੀ ਕਰਕੇ ਪ੍ਰਮੇਸ਼ਰ ਤੋਂ ਵੱਖਰਾ ਭਾਸਦਾ ਵੱਖਰੇ-ਪੁਣ ਦਾ ਪੱਕਾ ਅਧਿਆਸ ਹੋ ਕੇ ਜਗਤ ਪ੍ਰਤੀਤ ਦੇਣ ਲੱਗਿਆ।

ਦਰਅਸਲ ਇਹ ਸਾਰਾ ਹੀ ਪਸਾਰਾ ਇਉਂ ਹੈ ਜਿਵੇਂ ਸਮੁੰਦਰ ਤੋਂ ਅਨੇਕਾਂ ਲਹਿਰਾਂ ਉਠ ਕੇ ਉਹ ਸਮੁੰਦਰ ਤੋਂ ਨਾ ਹੀ ਕਿਸੇ ਤਰ੍ਹਾਂ ਵੱਖ ਹੁੰਦੀਆਂ ਹਨ ਪਰ ਅਸੀਂ ਇਸ ਉਛਲਦੇ ਪਾਣੀ ਨੂੰ ਲਹਿਰਾਂ, ਝੱਗ, ਬੁਲਬਲਿਆਂ ਦੀ ਉਪਾਧੀ ਦੇ ਕੇ ਪਾਣੀ ਤੋਂ ਵੱਖ ਵੇਖਦੇ ਹਾਂ ਪਰ ਗੁਰੂ ਮਹਾਰਾਜ ਜੀ ਦਾ ਫੁਰਮਾਨ ਹੈ-

ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ

ਹੋਈ ॥

ਪੰਨਾ - 485

ਇਹ ਸਾਰਾ ਸਾਗਰ ਹੀ ਹੈ, ਸਾਗਰ ਆਪਣੀ ਮੌਜ ਵਿਚ ਆਪਣੀ ਖੇਲ੍ਹ ਖੇਲ੍ਹ ਰਿਹਾ ਅਨੇਕਾਂ ਰੂਪਾਂ ਵਿਚ ਨਜ਼ਰ ਆ ਕੇ ਵੱਖਰੇ-ਪੁਣ ਦਾ ਭਰਮ ਪੈਦਾ ਕਰਦਾ ਹੈ ਪਰ ਵਿਚਾਰਸ਼ੀਲ ਵਿਅਕਤੀ ਇਸ ਸਾਗਰ ਨੂੰ ਸਾਗਰ ਦੀ ਖੇਲ੍ਹ ਹੀ ਸਮਝਦਾ ਹੈ। ਇਹ ਇਕ ਭਰਮ ਮਾਤਰ ਮਾਨਸਿਕ ਸਥਿਤੀ ਹੈ।

ਇਕ ਹੋਰ ਤਰ੍ਹਾਂ ਵੀ ਇਹ ਗੱਲ ਸੁਖੈਨ ਹੀ ਸਮਝ ਵਿਚ ਆ ਜਾਂਦੀ ਹੈ ਕਿ ਮਟਕ ਚਾਨਣੇ ਰੂਪ ਹਨ੍ਹੇਰੇ ਵਿਚ ਇਕ ਰੱਸੀ ਘਰ ਦੇ ਦਰਵਾਜ਼ੇ ਅੱਗੇ ਪਈ ਹੋਵੇ ਤਾਂ ਉਸਨੂੰ ਦੇਖ ਕੇ ਦਿੜ੍ਹ ਅਧਿਆਸ ਹੋ ਜਾਂਦਾ ਹੈ ਕਿ ਇਹ ਸੱਪ ਪਿਆ ਹੈ। ਉਸਦਾ ਦੁਖਦਾਈ ਅਸਰ ਸਰੀਰ ਉਤੇ ਅਗਿਆਨ ਕਰਕੇ ਘਬਰਾਹਟ, ਡਰ ਦੇ ਰੂਪ ਦੇ ਵਿਚ ਪ੍ਰਗਟ ਹੋ ਕੇ ਮਾਨਸਿਕ ਸੋਚ ਨੂੰ ਉਥੱਲ-ਪੁਥੱਲ ਕਰ ਦਿੰਦਾ ਹੈ ਅਤੇ ਅਣਹੋਏ ਸੱਪ ਦਾ ਮਨ ਬੁੱਧੀ ਵਿਚ ਅਨੇਕ ਤਰ੍ਹਾਂ ਦੀਆਂ ਕਲਪਨਾਵਾਂ ਖੜ੍ਹੀਆਂ ਕਰ ਦਿੰਦਾ ਹੈ ਪਰ ਜਦੋਂ ਗਿਆਨ ਰੂਪ ਦਿਨ ਦਾ ਪ੍ਰਕਾਸ਼ ਹੋ ਜਾਵੇ ਤਾਂ ਇਹ ਭਰਮ ਵਸ ਅਗਿਆਨਮਈ ਕਲਪਨਾ ਹੀ ਸੀ। ਇਸੇ ਤਰ੍ਹਾਂ ਦੇ ਨਾਲ ਚੰਦ ਚਾਂਦਨੀ ਵਿਚ ਪਈ ਚਮਕ ਰਹੀ ਸਿੱਧੀ ਚਾਂਦੀ ਪ੍ਰਤੀਤ ਦਿੰਦੀ ਹੈ। ਸੋ ਅਸਲੀਅਤ, ਗੁਰੂ ਮਹਾਰਾਜ ਜੀ ਦੇ ਫੁਰਮਾਨ ਦੇ ਮੁਤਾਬਿਕ ਜੋ ਗੁਰਮਤਿ ਸਿਧਾਂਤ ਰਾਹੀਂ ਪ੍ਰਗਟ ਹੁੰਦੀ ਹੈ -

**ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥**

ਪੰਨਾ - 846

**ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ
ਪੇਖਨਹਾਰਾ ॥**

ਪੰਨਾ - 294

ਸਾਰਿਆਂ ਨੇਤਰਾਂ ਦੇ ਰਾਹੀਂ ਆਪ ਹੀ ਦੇਖ ਰਿਹਾ ਹੈ। ਆਪ ਹੀ ਦਿੱਸ਼ ਹੈ, ਆਪ ਹੀ ਦਿੱਸ਼ਟ ਸ਼ਕਤੀ ਹੈ। ਜਦ ਸਾਰੇ ਆਪਣਾ ਹੀ ਰੂਪ ਦਿਸ ਰਿਹਾ ਹੈ ਤਾਂ ਇਥੇ ਦੂਸਰੇ ਦੀ ਕਲਪਨਾ ਕਰਨਾ ਅਣਹੋਈ ਬਾਤ ਹੈ। ਇਹ ਸਾਰਾ ਸੰਸਾਰ 'ਵਾਹਿਗੁਰੂ' ਹੀ ਹੈ। ਪੰਜ ਕਿਸਮ ਦੇ ਭਰਮ ਪੈਣ ਕਰਕੇ ਇਹ ਵਾਹਿਗੁਰੂ ਜਗਤ ਰੂਪ ਹੋ ਕੇ ਦਿਸ ਰਿਹਾ ਹੈ ਅਤੇ ਦੇਖਣ ਵਾਲੇ ਨੇਤਰ, ਘੋਰ ਅੰਧਕਾਰ ਵਿਚ ਹੋਣ ਕਰਕੇ ਅੰਧੇ ਹਨ, ਜਦੋਂ ਗੁਰੂ ਰਾਹੀਂ ਸ਼ਬਦ ਦੀ ਪ੍ਰਾਪਤੀ ਹੋ ਜਾਵੇ ਅਤੇ ਉਸਦਾ ਵਿਧੀ ਪੂਰਵਕ ਅਭਿਆਸ ਕਰਕੇ ਦਿਬਯ-ਦਿਸ਼ਟ ਦੀ ਪ੍ਰਾਪਤੀ ਹੋ ਜਾਵੇ ਤਾਂ ਗੁਰੂ ਮਹਾਰਾਜ ਜੀ ਦੇ ਫੁਰਮਾਨ ਦੇ ਮੁਤਾਬਿਕ ਇਹ ਸਾਰਾ ਜਗਤ ਹਰੀ ਦਾ ਰੂਪ ਹੀ ਨਜ਼ਰ ਆਉਂਦਾ ਹੈ ਜਿਵੇਂ ਕਿ ਫੁਰਮਾਨ ਹੈ -

**ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ
ਹਰਿ ਬਿਨੁ ਅਵਰੁ ਨ ਦੇਖਹੁ ਕੌਈ ॥
ਹਰਿ ਬਿਨੁ ਅਵਰੁ ਨ ਦੇਖਹੁ ਕੌਈ
ਨਦਰੀ ਹਰਿ ਨਿਹਾਲਿਆ ॥**

ਏਹੁ ਵਿਸੁ ਸੰਸਾਰ ਤੁਮ ਦੇਖਦੇ
ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ॥

ਪੰਨਾ - 922

ਪਰ ਇਹ ਦਿਬਥ ਦ੍ਰਿਸ਼ਟੀ ਪ੍ਰਾਪਤ ਕਰਨ ਲਈ ਕਰਮ, ਉਪਾਸ਼ਨਾ, ਗਿਆਨ ਦੀਆਂ ਮੰਜ਼ਲਾਂ ਰਾਹੀਂ ਅੰਤਸ਼ਕਰਣ ਵਿਚ ਪਈ ਹੋਈ ਜਨਮਾਂ-ਜਨਮਾਂਤਰਾਂ ਦੀ ਕਾਲੀ ਸਿਆਹ ਮੈਲ ਢੂਰ ਕਰਕੇ, ਅੰਤਸ਼ਕਰਣ ਪ੍ਰਕਾਸ਼ਮਈ ਹੋ ਜਾਂਦਾ ਹੈ ਤਾਂ ਝੂਠੀ 'ਮੈਂ' ਦਾ ਅਧਿਆਸ ਖਤਮ ਹੋ ਜਾਂਦਾ ਹੈ ਅਤੇ ਸੱਚੀ 'ਮੈਂ' ਆਤਮਾ ਜਿਉਂ ਦੀ ਤਿਉਂ ਪ੍ਰਕਾਸ਼ਮਈ ਆਪਣੇ ਸਰੂਪ ਵਿਚ ਸਥਿਤ ਨਜ਼ਰੀ ਪੈਂਦੀ ਹੈ। ਜਦੋਂ ਤਕ ਗਿਆਨ ਅੰਜਨ ਗੁਰੂ ਤੋਂ ਪ੍ਰਾਪਤ ਨਹੀਂ ਹੁੰਦਾ, ਓਨੇ ਸਮੇਂ ਤਾਂਈਂ ਬੁੱਧੀ ਸ਼ਕਤੀ ਰਾਹੀਂ ਜਾਣਿਆ ਗਿਆਨ ਅਗਿਆਨ ਹੀ ਹੋਇਆ ਕਰਦਾ ਹੈ। ਜਦੋਂ ਗਿਆਨ ਦਾ ਸੂਰਜ ਉਦੈ ਹੋ ਜਾਂਦਾ ਹੈ ਤਾਂ 'ਮੈਂ' ਤੇ 'ਤੂੰ' ਦਾ ਭੇਦ ਮਿਟ ਕੇ ਆਪੇ ਆਪ ਹੀ ਆਪਣੀ ਮਹਿਮਾ ਵਿਚ ਸਥਿਤ 'ਈਕੰਕਾਰ' ਅਨੇਕਾਂ ਰੂਪਾਂ, ਰੰਗਾਂ ਵਿਚ ਖੇਲ੍ਹਦਾ ਆਪਣੇ ਆਪ ਨੂੰ ਆਪੇ ਹੀ ਭਾਸਣ ਲੱਗ ਜਾਂਦਾ ਹੈ। ਸੋ ਇਸ ਤਰ੍ਹਾਂ ਦੇ ਨਾਲ ਇਹ ਵਾਹਿਗੁਰੂ, ਭਰਮ ਕਰਕੇ ਜਗਤ ਪ੍ਰਤੀਤ ਦਿੰਦਾ ਸੀ ਅਤੇ ਜਦੋਂ ਭਰਮ ਦਾ ਨਾਸ਼ ਹੋ ਗਿਆ ਤਾਂ ਹਉਮੈ ਦੀ ਸੁਰਤ ਮਰ ਗਈ, ਇਹ ਆਪੇ ਆਪ ਹਰ ਰੰਗ ਵਿਚ ਖੇਲ੍ਹਦਾ ਆਪਣੀ ਮਹਿਮਾਂ ਵਿਚ ਆਪ ਹੀ ਸਥਿਤ ਹੁੰਦਾ ਹੈ।

ਪ੍ਰਸ਼ਨ - 2. ਕਈ ਸ਼ਾਸ਼ਤਰਾਂ ਦਾ ਮਤ ਹੈ ਕਿ ਪਹਿਲਾਂ ਕਰਮ ਕਰੋ, ਫੇਰ ਉਪਾਸ਼ਨਾ ਦਾ ਦਰਜਾ ਆਉਂਦਾ ਹੈ। ਜਦੋਂ ਉਪਾਸ਼ਨਾ ਸਿੱਧ ਹੋ ਜਾਵੇ ਤਾਂ ਗਿਆਨ ਦਾ ਪ੍ਰਕਾਸ਼ ਹੁੰਦਾ ਹੈ, ਇਸ ਦਾ ਕੀ ਪ੍ਰੇਜਨ ਹੈ ?

ਉਤਰ - ਕਰਮ ਦੋ ਤਰ੍ਹਾਂ ਦੇ ਹੋਇਆ ਕਰਦੇ ਹਨ। ਇਕ ਕਰਮ ਕਾਮਨਾ ਕਰਕੇ ਕੀਤੇ ਜਾਂਦੇ ਹਨ ਅਤੇ ਕਰਮ ਦਾ ਫਲ ਅਸੀਂ ਸੁਖ ਦੀ ਪ੍ਰਾਪਤੀ ਮੰਗਦੇ ਹਾਂ। ਸੁਕਾਮ ਕਰਮ ਕਰਨ ਦੇ ਨਾਲ ਆਦਮੀ ਨੂੰ ਫਲ ਭੋਗਣਾ ਪੈਂਦਾ ਹੈ। ਇਹ ਫਲ ਸੰਸਾਰ ਵਿਚ ਵੀ ਭੋਗਣੇ ਪੈਂਦੇ ਹਨ ਅਤੇ ਸੰਸਾਰ ਤਿਆਗਣ ਤੋਂ ਪਿਛੋਂ ਸਵਰਗ ਲੋਕਾਂ ਵਿਚ ਜਾ ਕੇ ਵੀ ਭੋਗਣੇ ਪੈਂਦੇ ਹਨ। ਜਿਸ ਤਰ੍ਹਾਂ ਫੁਰਮਾਨ ਹੈ -

ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ॥

ਪੰਨਾ - 1414

ਇਸੇ ਤਰ੍ਹਾਂ ਪਾਪ ਕਰਮਾਂ ਦਾ ਫਲ ਵੀ ਕੁਝ ਇਸ ਸੰਸਾਰ ਵਿਚ ਭੋਗਿਆ ਜਾਂਦਾ ਹੈ ਅਤੇ ਕੁਝ ਮਰਨ ਉਪਰੰਤ ਕਰੜੀਆਂ ਸਜ਼ਾਵਾਂ ਦੇ ਰੂਪ ਵਿਚ ਦਰਗਾਹ ਵਿਚ ਭੋਗਦੇ ਹਾਂ, ਜਿਵੇਂ ਕਿ -

ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ॥
ਤਕਹਿ ਨਾਰਿ ਪਰਾਈਆਂ ਲੁਕਿ ਅੰਦਰਿ ਠਾਣੀ॥
ਸੰਨੀ ਦੇਨਿ ਵਿਖੰਮ ਬਾਇ ਮਿਠਾ ਮਦੂ ਮਾਣੀ॥

**ਕਰਮੀ ਆਪੋ ਆਪਣੀ ਆਪੇ ਪੜ੍ਹਤਾਣੀ॥
ਅਜਗਾਈਲੁ ਫਰੇਸਤਾ ਤਿਲ ਪੀੜ੍ਹੇ ਘਾਣੀ॥**

**ਪੰਨਾ
- 315**

ਵੈਸੇ ਜੇ ਕਰਮਾਂ ਨੂੰ ਹੋਰ ਵਿਸਥਾਰ ਨਾਲ ਦੇਖੀਏ ਤਾਂ ਇਹ ਕਈ ਕਿਸਮ
ਦੇ ਹੁੰਦੇ ਹਨ ਜਿਸ ਤਰ੍ਹਾਂ ਕਿ ਹਰ ਰੋਜ਼ ਕਰਨ ਵਾਲੇ ਕਰਮ -

ਕਾਇਕ ਕਰਮ - ਇਸ਼ਨਾਨ ਕਰਨਾ, ਦੰਦਾਂ ਦੀ ਸਫ਼ਾਈ ਵਾਸਤੇ
ਦਾਤਨ, ਸਗੋਰ ਦੀ ਤੰਦਰੁਸਤੀ ਵਾਸਤੇ ਵਰਜਿਸ਼, ਅਤੇ ਸੰਤਾਂ ਦੀ ਸੇਵਾ।

ਵਾਚਕ ਕਰਮ - ਪੰਜ ਬਾਣੀਆਂ ਦਾ ਪਾਠ ਕਰਨਾ, ਚਿਤ ਬਿਰਤੀ
ਇਕਾਗਰ ਕਰਕੇ ਨਾਮ ਸਿਮਰਨਾ, ਸੱਚ ਬੋਲਣਾ, ਸਤਸੰਗ ਵਿਚ ਜਾ ਕੇ
ਕੀਰਤਨ ਕਰਨਾ ਤੇ ਮਿੱਠਾ ਬੋਲਣਾ।

ਮਾਨਸਿਕ ਕਰਮ -

1. ਸਰਬ ਜੀਵਾਂ ਨੂੰ ਤਨ ਮਨ ਧਨ ਨਾਲ ਸੁਖ ਦੇਣਾ।
2. (ਏਕਾ ਨਾਰੀ ਸਦਾ ਜਤੀ) ਰੂਪ ਬ੍ਰਹਮਚਰਜ ਧਾਰਨ ਕਰਨਾ।
3. ਪੀਰਜ ਵਿਚ ਰਹਿਣਾ।
4. ਸੰਤੋਖ ਵਾਲੀ ਬਿਰਤੀ ਦਿੜ੍ਹੇ ਰੱਖਣੀ ਅਤੇ ਸਭ ਕਿਸੇ ਨੂੰ ਪ੍ਰੇਮ ਕਰਨਾ।

ਇਨ੍ਹਾਂ ਤੋਂ ਇਲਾਵਾ ਪ੍ਰਾਸ਼ਚਿਤ ਕਰਮ, ਨਮਿਤ ਕਰਮ ਆਦਿ ਅਨੇਕ
ਕਰਮ ਹੋਇਆ ਕਰਦੇ ਹਨ। ਸੁਕਾਮ ਕਰਮ ਕਰਨ ਨਾਲ ਜੀਵ ਨੂੰ ਬੰਧਨ
ਪੈ ਜਾਂਦਾ ਹੈ ਅਤੇ ਫਲ ਭੋਗਣ ਲਈ ਉਸਨੂੰ ਜਨਮ ਧਾਰਨੇ ਪੈਂਦੇ ਹਨ।

ਨਿਸ਼ਕਾਮ ਕਰਮ - ਇਹ ਸ਼ੁਭ ਕਰਮ ਨਿਸ਼ਕਾਮ ਸੇਵਾ ਕਰਕੇ, ਗੁਰੂ
ਦੇ ਅਰਪਣ ਕਰ ਦੇਣ ਨਾਲ ਅੰਤਸ਼ਕਰਣ ਦੀ ਮੈਲ ਉਤਰ ਕੇ ਪ੍ਰਕਾਸ਼ ਹੋ
ਜਾਂਦਾ ਹੈ। ਇਨ੍ਹਾਂ ਕਰਮਾਂ ਵਿਚ ਸੱਚ ਬੋਲਣਾ, ਵਿਅਰਥ ਬਚਨ ਨਾ ਕਰਨੇ,
ਮੂਲਮੰਤ ਦਾ ਜਪ ਕਰਦੇ ਰਹਿਣਾ, ਸੰਗਤ ਨਾਲ ਰਲ ਕੇ ਕੀਰਤਨ ਕਰਨਾ,
ਸੱਤ ਉਪਦੇਸ਼ ਦੀ ਕਥਾ ਸਰਵਣ ਕਰਦੇ ਰਹਿਣਾ ਅਤੇ ਗੁਰੂ, ਗੁਰਸੰਗਤ
ਅਤੇ ਪ੍ਰਭੂ ਦੀ ਸਿਸ਼ਟੀ ਦੀ ਨਿਸ਼ਕਾਮ ਸੇਵਾ ਕਰਨੀ। ਮਨੁੱਖੀ ਸਗੋਰ ਵਿਚ
ਤਿੰਨ ਕਰਮ ਕੀਤੇ ਜਾਂਦੇ ਹਨ। ਇਕ ਇੰਦਰਿਆਂ ਨੂੰ ਸ਼ੁੱਧ ਕਰਨ ਵਾਸਤੇ,
ਦੂਜਾ ਅੰਤਸ਼ਕਰਣ ਨੂੰ ਸ਼ੁੱਧ ਕਰਨ ਵਾਸਤੇ, ਤੀਜਾ ਜੀਵ ਆਤਮਾ ਦੀ
ਸ਼ੁੱਧਤਾ ਵਾਸਤੇ। ਸਗੋਰ ਨਿਸ਼ਕਾਮ ਕਰਮਾਂ ਦੇ ਕਰਨ ਨਾਲ ਇੰਦ੍ਰੇ ਸ਼ੁੱਧ
ਹੁੰਦੇ ਹਨ ਅਤੇ ਜਗਿਆਸੂ, ਉਪਾਸ਼ਨਾ ਦਾ ਅਧਿਕਾਰੀ ਬਣ ਜਾਂਦਾ ਹੈ।
ਉਪਾਸ਼ਨਾ ਕਰਨ ਦੇ ਨਾਲ ਜਨਮਾਂ-ਜਨਮਾਂਤਰਾਂ ਦੀ ਲੱਗੀ ਹੋਈ ਕਾਲੀ
ਸਿਆਹ ਮੈਲ ਉਤਰ ਜਾਇਆ ਕਰਦੀ ਹੈ। ਉਪਾਸ਼ਨਾ ਦੋ ਪ੍ਰਕਾਰ ਦੀ ਹੁੰਦੀ
ਹੈ -

1. ਅੰਤਰੀਵ ਉਪਾਸ਼ਨਾ
2. ਬਾਹਰਲੀ ਉਪਾਸ਼ਨਾ

ਅੰਦਰਲੀ ਉਪਾਸ਼ਨਾ ਗੁਰੂ ਦੇ ਧਿਆਨ ਨੂੰ ਅਕਾਸ਼ੀ ਹਿਰਦੇ ਵਿਚ ਧਾਰਨ ਕਰਕੇ ਪਿਆਰ ਨਾਲ ਜ਼ਰੂਰੀ ਵਿਚ ਬੈਠ ਕੇ ਬਾਣੀ ਪੜ੍ਹਨੀ, ਨਾਮ ਜਪਣਾ ਅਤੇ ਮਨ ਦੇ ਫੁਰਨਿਆਂ ਨੂੰ ਰੋਕ ਕੇ ਗੁਰੂ ਦੇ ਸਾਕਾਰ ਧਿਆਨ ਵਿਚ ਜਾਂ ਗੁਰਮੰਡ ਰੂਪੀ ਸ਼ਬਦ ਦੀ ਧੁਨ ਵਿਚ ਲੀਨ ਕਰਨਾ, ਕੌਈ ਫੁਰਨਾ ਨਾ ਆਉਣ ਦੇਣਾ, ਬਾਣੀ ਦੀ ਵਿਚਾਰ ਹਿਰਦੇ ਵਿਚ ਧਾਰਨ ਕਰਨੀ ਤੇ ਉਸ ਬਾਣੀ ਦੇ ਸਿਧਾਂਤ ਨੂੰ ਧਾਰਨ ਕਰਕੇ ਜੀਵਨ ਵਿਚ ਵਰਤੋਂ ਕਰਨੀ। ਇਸ ਨਾਲ ਅੰਤਸ਼ਕਰਣ ਸ਼ੁੱਧ ਹੋ ਜਾਇਆ ਕਰਦਾ ਹੈ।

ਨਿਸ਼ਕਾਮ ਕਰਮ ਕਰਨ ਦੇ ਨਾਲ 'ਮਲ ਦੋਸ਼' ਦੂਰ ਹੋ ਜਾਇਆ ਕਰਦਾ ਹੈ। ਜਦੋਂ ਇਹ ਦੋਸ਼ ਦੂਰ ਹੋ ਜਾਵੇ ਤਾਂ ਭਜਨ ਵਿਚ ਮਨ ਫੁਰਨੇ ਛੱਡ ਕੇ ਲੀਨ ਹੋਣਾ ਸ਼ੁਰੂ ਕਰ ਦਿੰਦਾ ਹੈ ਅਤੇ ਸੰਕਲਪ ਛੱਡ ਕੇ ਨਾਮ ਰਸ ਵਿਚ ਮਗਨ ਹੋਣਾ ਸ਼ੁਰੂ ਕਰਦਾ ਹੈ। ਉਪਾਸ਼ਨਾ ਰਾਹੀਂ ਬਿਰਤੀ ਆਪਣੇ ਧੇਅ ਉਪਰ ਕੇਂਦਰਿਤ ਹੋ ਕੇ ਰਸ ਅਨੁਭਵ ਕਰਦੀ ਹੈ ਅਤੇ ਸ਼ਬਦ ਸਿਧਾਂਤ ਰਸ ਵਿਚ ਅਨੰਦ ਰੂਪ ਹੋ ਜਾਇਆ ਕਰਦੀ ਹੈ। ਇਸ ਤਰ੍ਹਾਂ ਵਿਖਸ਼ੇਪਤਾ ਦਾ ਦੋਸ਼ ਦੂਰ ਹੋ ਜਾਇਆ ਕਰਦਾ ਹੈ।

ਤੀਸਰਾ ਗਿਆਨ ਵਿਚਾਰ ਨਾਲ ਜੀਵ ਸ਼ੁੱਧ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਆਪਣੇ ਸਰੂਪ ਦੀ ਨੇਸ਼ਟਾ ਵਿਚ ਵਿਸ਼ਵਾਸ ਉਤਪਨ ਹੋ ਕੇ ਬਿਰਤੀ ਵਿਵੇਕਮਈ ਹੋ ਜਾਂਦੀ ਹੈ ਅਤੇ ਜੀਵ ਨੂੰ ਆਪਣਾ ਜੀਵ ਭਾਵ ਤਿਆਗ ਕੇ ਆਤਮ ਵਿਸ਼ੈਣੀ ਬੁੱਧ ਪ੍ਰਾਪਤ ਹੋ ਜਾਂਦੀ ਹੈ, ਗੁਰੂ ਦੀ ਕ੍ਰਿਪਾ ਦਾ ਪਾਤਰ ਬਣ ਕੇ ਗਿਆਨ ਦਾ ਅਧਿਕਾਰੀ ਹੋ ਜਾਂਦਾ ਹੈ। ਇਉਂ ਸਮੱਝੋਂ ਕਿ ਸ਼ੁਭ ਕਰਮਾਂ ਅਤੇ ਉਪਾਸ਼ਨਾ ਸਿੱਧ ਦਾ ਫਲ ਗਿਆਨ ਦੀ ਸਥਿਤੀ ਹੋਇਆ ਕਰਦੀ ਹੈ। ਇਸ ਤਰ੍ਹਾਂ ਨਾਲ ਨਿਸ਼ਕਾਮ ਕਰਮ ਅਤੇ ਉਪਾਸ਼ਨਾ, ਗਿਆਨ ਪ੍ਰਾਪਤੀ ਦੇ ਸਹਾਇਕ ਹਨ। ਆਤਮ ਚਿੰਤਨ ਕਰਕੇ ਚਿਤ ਇਕਾਗਰ ਹੋ ਜਾਂਦਾ ਹੈ ਅਤੇ ਨਿਰੁੱਧ ਅਵਸਥਾ ਨੂੰ ਪ੍ਰਾਪਤ ਕਰਕੇ ਜੀਵਨ ਮੁਕਤੀ ਦਾ ਅਨੰਦ ਭੋਗਣ ਦਾ ਅਧਿਕਾਰੀ ਹੋ ਜਾਂਦਾ ਹੈ।

ਹੁਣ ਜਗਿਆਸੂ ਨੂੰ ਚਾਹੀਦਾ ਹੈ ਕਿ ਪੂਰਬ ਕਰੇ ਹੋਏ ਸ਼ੁਭ ਕਰਮਾਂ ਦਾ ਅਭਿਆਸ ਕਰਕੇ ਅੰਤਸ਼ਕਰਣ ਨੂੰ ਸ਼ੁੱਧ ਕਰੇ ਅਤੇ ਮਾਨਸਿਕ ਕਰਮਾਂ ਦਾ ਅਭਿਆਸ ਕਰਕੇ ਗਿਆਨ ਮੰਡਲ ਵਿਚ ਪ੍ਰਵੇਸ਼ ਕਰੇ। ਗਿਆਨ ਦਾ ਸਬੰਧ ਮਨ ਨਾਲ ਹੈ। ਕਾਇਆਂ ਅਤੇ ਬਾਣੀ, ਮਨ ਦੇ ਅਧੀਨ ਹਨ। ਜਦੋਂ ਮਨ ਸ਼ੁੱਧ ਹੋ ਜਾਵੇਗਾ, ਬਾਣੀ ਅਤੇ ਕਾਇਆਂ ਆਪਣੇ ਆਪ ਹੀ ਸ਼ੁੱਧ ਹੋ ਜਾਣਗੇ। ਤਾਂ ਤੇ ਚਾਹੀਦਾ ਹੈ ਕਿ ਮਨ ਦੀ ਸ਼ੁੱਧਤਾ ਦਾ ਅਭਿਆਸ ਕਰੇ। ਅੰਤਸ਼ਕਰਣ ਸ਼ੁੱਧ ਹੋਏ ਬਿਨਾਂ ਗਿਆਨ ਪ੍ਰਛੁੱਲਤ ਨਹੀਂ ਹੋਇਆ ਕਰਦਾ। ਇਸ ਕਰਕੇ ਆਤਮ ਜਗਿਆਸੂਆਂ ਲਈ ਸ਼ੁਭ ਕਰਮ, ਉਪਾਸ਼ਨਾ ਅਤਿਅੰਤ ਜ਼ਰੂਰੀ ਹੈ।

ਪਸ਼ਨ - 3. ਸ਼ੁਭ ਕਰਮਾਂ ਦੀ ਪ੍ਰਾਪਤੀ ਅਤੇ ਅਸ਼ੁਭ ਕਰਮਾਂ ਦੀ ਨਵਿਰਤੀ ਵਾਸਤੇ ਕੀ ਉਪਾਅ ਕਰਨੇ ਚਾਹੀਦੇ ਹਨ ?

ਉਤਰ - ਜਗਿਆਸੂ ਨੂੰ ਉਚਿਤ ਹੈ ਕਿ ਉਹ ਆਪਣੇ ਆਪ ਦੀ, ਆਪਣੇ

ਕਰਮਾਂ ਦੀ ਨਿਤਪ੍ਰਤ ਵਿਚਾਰ ਕਰਕੇ ਸ਼ੁਭ ਕਰਮਾਂ ਨੂੰ ਦਿੜ੍ਹ ਤੇ ਪਰਪੱਕ ਕਰਨ ਦਾ ਦਿੜ੍ਹਤਾ ਪੂਰਵਕ ਜਤਨ ਕਰਦਾ ਰਹੇ ਅਤੇ ਅਸ਼ੁਭ ਕਰਮਾਂ ਦੇ ਕੀਤੇ ਜਾਣ ਦਾ ਪ੍ਰਾਸ਼ਚਿਤ ਸੱਚੇ ਦਿਲ ਦੀ ਕੀਤੀ ਹੋਈ ਅਰਦਾਸ ਤੇ ਪਸ਼ਚਾਤਾਪ ਨਾਲ ਕਰੇ। ਨਿਰੰਤਰ ਮਨ ਦੇ ਅੰਦਰ ਸ਼ੁੱਭ ਕਰਮਾਂ ਦੀ ਵਿਚਾਰ ਕਰਦਾ ਰਹੇ। ਇਸ ਤਰ੍ਹਾਂ ਕਰਨ ਦੇ ਨਾਲ ਹੌਲੀ-ਹੌਲੀ ਉਹ ਅਸ਼ੁਭ ਕਰਮ ਕਰਨ ਤੋਂ ਹਟ ਜਾਵੇਗਾ ਅਤੇ ਸ਼ੁੱਭ ਕਰਮਾਂ ਦੇ ਬਲ ਨਾਲ ਆਤਮ ਗਿਆਨ ਦਾ ਅਧਿਕਾਰੀ ਹੋ ਜਾਵੇਗਾ। ਪਰ ਇਸ ਵਿਚ ਇਕ ਜ਼ਰੂਰੀ ਕਰਮ, ਜੋ ਹਰ ਕੀਮਤ ਉੱਤੇ ਕਰਨਾ ਉਚਿਤ ਹੈ, ਉਹ ਹੈ - ਬ੍ਰਹਮ ਨੇਸ਼ਟੀ, ਬ੍ਰਹਮ ਸੌਤਰੀ, ਬ੍ਰਹਮ ਬਕਤਾ, ਗਿਆਨਵਾਨ ਮਹਾਪੁਰਸ਼ਾਂ ਦੀ ਸੰਗਤ ਹਰ ਰੋਜ਼ ਕਰਨ ਦਾ ਜਤਨ ਕਰਦਾ ਰਹੇ। ਗੁਰੂ ਦੀ ਬਾਣੀ ਨੂੰ ਵਿਚਾਰ ਕੇ ਹਿਰਦੇ ਵਿਚ ਧਾਰਨ ਕਰਕੇ ਆਪਣੇ ਮਨ ਨੂੰ ਗੁਰਮਤਿ ਦੇ ਸਿਧਾਂਤਾਂ ਦੀ ਰੋਸ਼ਨੀ ਵਿਚ ਮਨਾਵੇ ਅਤੇ ਆਪਣਾ ਜੀਵਨ ਉਸ ਪ੍ਰਕਾਸ਼ ਦੀ ਗਿਆਨ ਜੋਤੀ ਵਿਚ ਗੁਜ਼ਾਰੇ।

ਪੁਸ਼ਨ - 4. ਮਨੁੱਖ ਸਾਰੀਆਂ ਪਦਾਰਥਕ ਪ੍ਰਾਪਤੀਆਂ ਹੁੰਦਿਆਂ
ਹੋਇਆਂ ਵੀ ਕਿਉਂ ਕਲੇਸ਼ ਵਿਚ ਦੁਖੀ ਹੋ ਰਿਹਾ ਹੈ ?

ਉਤਰ - ਇਹ ਸਰੀਰ ਨਾਸ਼ਵੰਡ ਹੈ। ਇਹ ਕੋਈ ਨਿਸ਼ਚੇ ਪੂਰਵਕ ਅਨੁਮਾਨ ਨਹੀਂ ਕਿ ਕਦੋਂ ਸਰੀਰ ਦਾ ਨਾਸ਼ ਹੋ ਜਾਵੇ। ਜੋ ਵਿਵਹਾਰ ਇਸਨੇ ਫੈਲਾਅ ਰੱਖੇ ਹਨ, ਉਹ ਕਦੇ ਵੀ ਪੂਰਨ ਨਹੀਂ ਹੋਇਆ ਕਰਦੇ। ਗ੍ਰਿਹਸਤ ਦਾ ਮੌਹ ਦਿਨੋ-ਦਿਨ, ਜਿਉਂ-ਜਿਉਂ ਉਮਰ ਲੰਘਦੀ ਜਾਂਦੀ ਹੈ, ਇਹ ਵਧਦਾ ਹੀ ਤੁਰਿਆ ਜਾਂਦਾ ਹੈ, ਜਿਸ ਤਰ੍ਹਾਂ ਗੁਰੂ ਮਹਾਰਾਜ਼ ਜੀ ਦਾ ਫੁਰਮਾਨ ਹੈ -

ਸਤਵੈ ਸੰਜਿ ਕੀਆ ਘਰ ਵਾਸ ॥

ਪੰਤ

- 137

ਸਤਿਗੁਰੂ ਦਾ ਉਪਦੇਸ਼ ਇਨ੍ਹਾਂ ਵਿਵਹਾਰਾਂ ਦੇ ਫੈਲਾਓ ਕਰਕੇ ਬਿਲਕੁਲ ਹੀ ਨਹੀਂ ਠਹਿਰਦਾ ਅਤੇ ਇਸਦਾ ਹਾਲ ਕੋਹਲੂ ਚਲ ਰਹੇ ਬੈਲ ਵਰਗਾ ਹੈ ਜਾਂਦਾ ਹੈ, ਜੋ ਚਲਦਾ ਤਾਂ ਸਾਰਾ ਦਿਨ ਹੈ ਪਰ ਮੰਜ਼ਿਲ ਕੋਈ ਵੀ ਤਹਿ ਨਹੀਂ ਹੁੰਦੀ। ਜਦੋਂ ਖੋਪੇ ਖੁਲ੍ਹਦੇ ਹਨ ਤਾਂ ਕੀ ਦੇਖਦਾ ਹੈ ਕਿ ਉਸੇ ਪੈੜ ਵਿਚ ਸਾਰਾ ਦਿਨ ਘੁੰਮਦਾ ਰਿਹਾ ਤੇ ਉਥੇ ਹੀ ਖੜ੍ਹਾ ਹੈ। ਇਸ ਤਰ੍ਹਾਂ ਦੇ ਨਾਲ ਇਹ ਜੀਵ ਮਰਨ ਤਕ ਕੋਹਲੂ ਦੇ ਬੈਲ ਵਾਂਗ੍ਰੰਧ ਖਪ ਕੇ ਹਾਰ ਜਾਂਦਾ ਹੈ ਅਤੇ ਵਿਪਰਜੇ ਗਤੀ ਨੂੰ ਪ੍ਰਾਪਤ ਹੁੰਦਾ ਹੈ। ਨਿਰਾਰਥਕ ਜਤਨ, ਚਿੰਤਾ, ਦੀਨਤਾ ਅਤੇ ਬੰਧਨਾਂ ਵਿਚ ਬੰਨ੍ਹਿਆਂ ਹੋਇਆ, ਕੁੜਮ-ਕਬੀਲਿਆਂ ਵਿਚ ਘਿਰਿਆ ਹੋਇਆ, ਦੁਨੀਆਂ ਦੀ ਦੌੜ ਵਿਚ ਦੌੜਦਾ ਹੋਇਆ, ਅਪੂਰੇ ਕੰਮਾਂ ਵਿਚ ਫਸਿਆ ਹੋਇਆ ਆਯੁ ਬਤੀਤ ਕਰਦਾ, ਹਉਕੇ-ਹਾਵਿਆਂ ਦੇ ਵਿਚ ਜਿੰਦਗੀ ਬਤੀਤ ਕਰਦਾ, ਚਿੰਤਾ, ਦੀਨਤਾ, ਆਸੇ, ਅੰਦੇਸ਼ੇ ਇਸ ਦੇ ਮਨ ਨੂੰ ਪੀੜ ਰਹੇ ਹਨ ਅਤੇ ਤਿਸ਼ਨਾ ਦੀ ਅੱਗ ਇਸਦੀ ਸ਼ਾਂਤੀ ਨੂੰ ਭਾਂਬੜ ਬਣ ਕੇ ਸੁਆਹ ਬਣਾ ਰਹੀ ਹੈ। ਇਸਨੂੰ ਇਸ ਹਾਲਤ ਵਿਚ, ਨਾ ਹੀ ਸਤਿਸੰਗ ਵਿਚ ਸਥਿਤ ਹੋਣ ਦੀ ਪ੍ਰਾਪਤੀ ਕਰਕੇ ਅਗਿਆਨ ਨੂੰ ਨਾਸ਼ ਕਰਨ ਦਾ ਸਮਾਂ ਮਿਲਦਾ ਹੈ ਅਤੇ ਨਾ ਹੀ ਸਤਿਗੁਰੂ ਦੇ ਉਪਦੇਸ਼ ਨੂੰ ਰਿਦੇ ਵਿਚ ਧਾਰਨ ਕਰਦਾ ਹੈ। ਇਸਦੇ ਵਿਪਰੀਤ ਧਨ ਦੇ, ਇਸਤਰੀ ਦੇ, ਪੱਤਰ-ਪੱਤਰੇ ਦੇ,

ਜਾਇਦਾਦ ਦੇ, ਪ੍ਰਭਤਾ ਦੇ ਮੋਹ ਵਿਚ ਪੂਰੀ ਤਰ੍ਹਾਂ ਬੰਨਿਆਂ ਜਾਣ ਕਰਕੇ ਸਤਿਗੁਰੂ ਅਤੇ ਸੰਤਾਂ ਤੋਂ ਬੇ-ਮੁੱਖ ਹੋ ਜਾਂਦਾ ਹੈ। ਅਨੇਕ ਕਿਸਮ ਦੀਆਂ ਵਾਸ਼ਨਾਵਾਂ ਜਿਵੇਂ ਧਨ ਵਾਸ਼ਨਾ, ਪੁੱਤਰ ਵਾਸ਼ਨਾ, ਲੋਕ ਵਾਸ਼ਨਾ, ਪ੍ਰਭਤਾ ਵਾਸ਼ਨਾ, ਸ਼ਾਸ਼ਤਰ ਵਾਸ਼ਨਾ ਆਦਿ ਨਾਲ ਬੰਨਿਆਂ ਹੋਇਆ ਅਨੇਕ ਕਿਸਮ ਦੇ ਕਲੋਸ ਸਹਿੰਦਾ ਹੈ। ਇਸ ਦੇ ਵਿਪਰੀਤ ਇਹ ਬੁੱਧੀਣ ਆਪਣੇ ਆਪ ਨੂੰ ਚਤੁਰ, ਬੁੱਧਮਾਨ, ਮਾਨਯਾਰੀ ਸਮਝਦਾ ਹੈ। ਵਾਸਤਵ ਵਿਚ ਐਸੇ ਪੁਰਸ਼ ਨੂੰ ਗੁਰਬਾਣੀ ਫਿਟਕਾਰਾਂ ਪਾਉਂਦੀ ਹੈ, ਮੂੜ-ਮਤਿ ਅਤੇ ਬੁੱਧੀਨ ਦੱਸਦੀ ਹੈ ਕਿਉਂਕਿ ਜਿਸ ਕੰਮ ਨੂੰ ਕਰਨ ਵਾਸਤੇ ਇਸਨੂੰ ਮਾਨਸ ਜਨਮ ਦੀ ਪ੍ਰਾਪਤੀ ਹੋਈ ਸੀ, ਉਸ ਕਰਮ ਤੋਂ ਤਾਂ ਸਾਰੀ ਜ਼ਿੰਦਗੀ ਬਿਪਰੀਤ ਚਲਦਾ ਰਿਹਾ ਅਤੇ ਜਿਨ੍ਹਾਂ ਕਰਮਾਂ ਨੇ ਇਸਨੂੰ ਦੁੱਖਾਂ ਵਿਚ ਫਸਾਉਣਾ ਸੀ, ਉਨ੍ਹਾਂ ਨਾਲ ਪ੍ਰੀਤ ਪਾ ਰੱਖੀ ਜਿਵੇਂ ਕਿ ਗੁਰੂ ਮਹਾਰਾਜ ਜੀ ਦਾ ਫੁਰਮਾਨ ਹੈ -

**ਸੰਗ ਸਹਾਈ ਸ੍ਰ ਆਵੈ ਨ ਚੀਤਿ॥ ਜੋ ਬੈਗਈ ਤਾ
ਸਿਊ ਪ੍ਰੀਤਿ॥**

**ਬਲੁਆ ਕੇ ਗ੍ਰਿਹ ਭੀਤਰਿ ਬਸੈ॥ ਅਨਦ ਕੇਲ ਮਾਇਆ
ਰੰਗਿ ਰਸੈ॥**

ਪੰਨਾ - 267

ਜੀਵ ਦੀ ਐਸੀ ਅਵਸਥਾ ਦੇਖ ਕੇ ਮਹਾਂਪੁਰਸ਼ ਦਿਆ ਵਸ ਹੁੰਦੇ ਹੋਏ ਇਸਨੂੰ ਆਪਣੀ ਬਾਣੀ ਅਤੇ ਲਿਖਤ ਰਾਹੀਂ ਉਪਦੇਸ਼ ਕਰਦੇ ਹਨ ਪਰ ਉਨ੍ਹਾਂ ਉਪਦੇਸ਼ਾਂ ਨੂੰ ਨਾ ਸੁਣਦਾ ਹੋਇਆ, ਕੰਨ ਹੁੰਦੇ ਹੋਏ ਵੀ ਬੰਦ ਰਖਦਾ ਹੈ, ਬੁੱਧੀ ਹੁੰਦੇ ਹੋਏ ਵੀ ਬੁੱਧੀਨ ਰਹਿੰਦਾ ਹੈ ਅਤੇ ਮਹਾਂਪੁਰਸ਼ਾਂ ਦੇ ਉਪਦੇਸ਼ ਉਪਰ ਇਹ ਮੂੜ, ਕਿੰਤੂ ਕਰਕੇ ਹਾਸੀ ਕਰਦਾ ਹੈ ਅਤੇ ਮਹਾਂਪੁਰਸ਼ਾਂ ਨੂੰ ਘ੍ਰਣਾ ਦੀ ਨਜ਼ਰ ਨਾਲ ਦੇਖਦਾ ਹੈ ਤੇ ਉਨ੍ਹਾਂ ਵਿਚ ਦੋਸ਼ ਢੁੰਡਣ ਦਾ ਜਤਨ ਕਰਦਾ ਹੈ। ਇਸ ਤਰ੍ਹਾਂ ਦੇ ਨਾਲ ਇਹ ਮੂੜ-ਗਤੀ ਪੁਰਸ਼ ਸੰਸਾਰ ਦੇ ਸੁੰਨੇ ਬਣ ਵਿਚ ਅੰਨ੍ਹੇ ਮਿਰਗ ਵਾਂਗੂੰ ਭਟਕ-ਭਟਕ ਕੇ ਪੰਜਾਂ ਕਲੋਸ਼ਾਂ ਦੇ ਦੁੱਖ ਸਹਿੰਦਾ, ਹਉਂਕੇ-ਹਾਵਿਆਂ ਵਿਚ ਜੀਵਨ ਬਤੀਤ ਕਰਕੇ ਘੋਰ ਨਰਕਾਂ ਦਾ, ਆਪਣੇ ਆਪ ਨੂੰ ਅਧਿਕਾਰੀ ਬਣਾਉਂਦਾ ਹੈ।

**ਪ੍ਰਸ਼ਨ - 5. ਦੇਖਿਆ ਗਿਆ ਹੈ ਕਿ ਬਹੁਤ ਸਾਰੇ ਪ੍ਰੇਮੀ
ਜਨ, ਸੰਤਾਂ ਨੂੰ ਅਕਾਰਨ ਦੁੱਖ ਦਿੰਦੇ ਹਨ ਅਤੇ ਨਿੰਦਿਆ
ਕਰਦੇ ਹਨ। ਐਸੀ ਸਥਿਤੀ ਵਿਚ ਸੰਤਾਂ ਨੂੰ ਜੀਵਨ ਚਾਲ ਵਿਚ
ਕਿਸ ਤਰ੍ਹਾਂ ਨਾਲ ਵਰਤਣਾ ਚਾਹੀਦਾ ਹੈ?**

ਉਤਰ - ਜਦੋਂ ਕੋਈ ਪੁਰਖ ਅਕਾਰਨ ਦੁੱਖ ਦੇਵੇ, ਨਿੰਦਿਆ ਕਰੇ ਜਾਂ ਈਰਖਾ ਵਸ ਹੋ ਕੇ ਹੋਰ ਕੋਈ ਨੁਕਸਾਨ ਪਹੁੰਚਾਉਣ ਦਾ ਜਤਨ ਕਰੇ ਤਾਂ ਸੰਤਾਂ ਨੂੰ ਉਚਿਤ ਹੈ ਕਿ ਉਸਨੂੰ ਸਮਝਾਉਣ ਦਾ ਜਤਨ ਕਰੇ। ਸ਼੍ਰੋਸ਼ਟ ਪੁਰਸ਼ਾਂ ਨੂੰ ਕਹਿ ਕੇ ਉਸਦੇ ਅਕਾਰਨ ਭਰਮ ਜੋ ਈਰਖਾ ਦੇ ਬਣ ਰਹੇ ਹਨ, ਢੂਰ ਕਰਨ ਦਾ ਜਤਨ ਕਰੇ। ਜੇ ਤਾਂ ਇਸ ਤਰ੍ਹਾਂ ਕਰਨ ਨਾਲ ਮਲੀਨ ਸੁਭਾਅ ਵਾਲਾ ਪੁਰਸ਼ ਆਪਣੇ ਮਾੜੇ ਸੁਭਾਅ ਦਾ ਤਿਆਗ ਕਰ ਦੇਵੇ ਤਾਂ ਭਲਾ, ਜੇ ਨਹੀਂ ਕਰਦਾ ਤਾਂ ਨਿਆਏ ਧਰਮ ਅਤੇ ਰਾਜਨੀਤਿਕ ਧਰਮ ਅਨੁਸਾਰ ਉਸ ਨਾਲ ਵਰਤੇ। ਜੇ ਹੋ ਸਕਦਾ ਹੋਵੇ ਤਾਂ ਉਸਦਾ ਕਲੋਸ ਨਵਿਰਤ ਕਰ ਦੇਵੇ।

ਆਪ ਕਿਸੇ ਤਰ੍ਹਾਂ ਵੀ ਵਿਰੋਧੀ ਭਾਵ ਧਾਰਨ ਕਰਕੇ ਸ਼੍ਰੇਸ਼ਟ ਚਲਨ ਦੇ ਵਿਰੁੱਧ ਕੋਈ ਕਰਮ ਨਾ ਕਰੋ, ਨਾ ਹੀ ਧੀਰਜ ਦਾ ਤਿਆਗ ਕਰੋ, ਕ੍ਰਿਯਵਾਨ ਕਿਸੇ ਹਾਲਤ ਵਿਚ ਨਾ ਹੋਵੋ ਤੇ ਆਪਣੇ ਸ਼ਾਂਤ ਸੁਭਾਅ ਨੂੰ ਕਦੀ ਵਿਗੜਨ ਨਾ ਦੇਵੋ। ਗੁਰਬਾਣੀ ਦੇ ਚਾਨਣੇ ਵਿਚ ਜਿਵੇਂ ਕਿ -

**ਜਬ ਧਾਰੈ ਕੌਥੂ ਬੈਗੀ ਮੀਤੂ॥ ਤਬ ਲਗੁ ਨਿਹਰਲੁ
ਨਾਹੀ ਚੀਤੂ॥**

ਪੰਨ - 278

ਵਿਚ ਆਪਣੀ ਵਰਤੋਂ ਰੱਖੋ ਅਤੇ ਅਗਿਆਨ ਦਾ ਪਰਛਾਵਾਂ ਆਪਣੇ ਅੰਤਸ਼ਕਰਣ ਵਿਚ ਨਾ ਆਉਣ ਦੇਵੇ। ਇਸ ਦੇ ਵਿਪਰੀਤ ਗੁਰਬਾਣੀ ਵਿਚ ਜਿਵੇਂ ਕਿ -

**ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ॥
ਦੇਹੀ ਰੋਗੁ ਨ ਲਗਈ ਪਲੈ ਸਭ ਕਿਛੁ ਪਾਇ॥**

ਪੰਨਾ - 1381

ਇਸ ਸਿਧਾਂਤ ਨੂੰ ਹਿਰਦੇ ਵਿਚ ਧਾਰ ਕੇ ਵਰਤੇ ਅਤੇ ਆਪਣੇ ਸਰੂਪ ਦਾ ਵਾਸਤਵ ਵਿਚ ਵਿਚਾਰ ਕਰੋ। ਆਪਣੇ ਆਪ ਨੂੰ ਆਤਮਿਕ ਸਰੂਪ ਸਮਝ ਕੇ ਸਭਨਾਂ ਵਿਚ ਇਕ ਪਾਰਬਹਮ ਹੀ ਦੇਖੋ ਅਤੇ ਸਮਝੋ ਕਿ ਇਹ ਵਾਹਿਗੁਰੂ ਦੇ ਹੁਕਮ ਵਿਚ ਜੋ ਕੁਛ ਹੋ ਰਿਹਾ ਹੈ, ਸਭ ਭਲਾ ਕਰਕੇ ਮੰਨੋ ਅਤੇ ਬੁਰੇ ਦਾ ਭਲਾ ਕਰਨ ਦਾ ਉਤਸ਼ਾਹ ਮਨ ਵਿਚ ਰੱਖੋ। ਆਪਣੇ ਹਿਰਦੇ ਤੋਂ ਕਿਸੇ ਨੂੰ ਸਤਰੂ ਨਾ ਮੰਨੋ, ਸਭਨਾਂ ਨੂੰ ਇਕੋ ਆਤਮਾ ਨਿਸ਼ਚੇ ਕਰੋ। ਬੁਰਾ ਕਰਨ ਵਾਲੇ ਨੂੰ ਦੇਖ ਕੇ ਨਫਰਤ, ਈਰਖਾ, ਕ੍ਰੋਧ, ਗਿਲਾਨਤਾ ਨਾ ਕਰੋ। ਸ਼ਾਂਤ ਆਤਮਾ, ਗੰਭੀਰ ਮਤੀ, ਸੁਮਿੱਤਰ, ਸੁਹਿਰਦ ਮੂਰਤ ਅਤੇ ਪ੍ਰਸੰਨ ਚਿਤ ਰਹੋ। ਕਿਸੇ ਤਰ੍ਹਾਂ ਵੀ ਦੂਸਰੇ ਦੇ ਕਰਮਾਂ ਨੂੰ ਦੇਖ ਕੇ ਆਪਣੇ ਸੁਭਾਅ ਨੂੰ ਨਾ ਵਿਗਾੜੋ। ਇਸ ਤਰ੍ਹਾਂ ਦੇ ਨਾਲ ਗੁਰੂ ਮਹਾਰਾਜ ਨੇ ਫੁਰਮਾਨ ਕੀਤਾ ਹੈ ਕਿ -

**ਹਰਿ ਜਨ੍ਹ ਰਾਮ ਨਾਮ ਗੁਨ ਗਾਵੈ॥
ਜੇ ਕੌਈ ਨਿੰਦ ਕਰੇ ਹਰਿ ਜਨ ਕੀ
ਅਪੁਨਾ ਗੁਨ ਨ ਗਵਾਵੈ॥**

ਪੰਨਾ - 720

ਸੋ ਇਸ ਤਰ੍ਹਾਂ ਨਾਲ ਆਪਣਾ ਸੁਭਾਅ ਸ਼ੁੱਧ ਰੱਖੋ।

ਪ੍ਰਸ਼ਨ - 6. ਐਸੀ ਅਵਸਥਾ ਵਿਚ ਗੁਰਮੁਖਾਂ ਨੂੰ ਕਿਸ ਪ੍ਰਕਾਰ ਵਰਤਾਰਾ ਕਰਨਾ ਚਾਹੀਦਾ ਹੈ ?

ਉਤਰ - ਗੁਰਮੁਖਾਂ ਦਾ ਜੋ ਸੁਭਾਅ ਹੈ ਉਸ ਵਿਚੋਂ, ‘ਮੈਂ’, ‘ਹਉਮੈ’ ਦਾ ਪੂਰੀ ਤਰ੍ਹਾਂ ਅਭਾਵ ਹੋ ਚੁੱਕਿਆ ਹੁੰਦਾ ਹੈ ਅਤੇ ਉਨ੍ਹਾਂ ਨੂੰ ਸਭਨਾਂ ਦੇ ਅੰਦਰੋਂ ਇਕੋ ਪ੍ਰਮੇਸ਼ਰ ਦਿਸ਼ਟੀ ਆਉਂਦਾ ਹੈ ਜਿਸ ਤਰ੍ਹਾਂ ਭਾਈ ਘਨਈਆ ਜੀ ਨੇ ਆਪਣੇ ਅਤੇ ਬੇਗਾਨਿਆਂ ਨੂੰ ਇਕ ਰਸ ਗੁਰੂ ਰੂਪ ਜਾਣ ਕੇ ਪਾਣੀ ਪਿਲਾਇਆ। ਇਸ ਵਰਤਾਰੇ ਨੂੰ ਗੁਰੂ ਦਸ਼ਮੇਸ਼ ਪਿਤਾ ਨੇ ਪਿਆਰ ਦੇ ਕੇ ਬ੍ਰਹਮਿਗਿਆਨੀ ਕਹਿ ਕੇ ਐਸੀਸ ਦਿਤੀ ਅਤੇ ਹੁਕਮ ਕੀਤਾ ਕਿ ਅੱਗੇ ਵਾਸਤੇ ਮੌਰੇ ਜਖਮਾਂ ਉਤੇ ਮਲ੍ਹਮ ਲਾ ਕੇ ਪੱਟੀ ਵੀ ਬੰਨਿਆਂ ਕਰ। ਇਹ advanced stage (ਉਚੀ ਅਵਸਥਾ) ਦੇ ਗੁਰਸਿੱਖਾਂ ਦੀ ਸਮਤਾ ਭਰੀ ਬਿਰਤੀ ਹੈ ਜੋ

ਹਰ ਘਟ ਵਿਚ ਪ੍ਰਭੂ ਦੇਖਦੀ, ਸਭ ਨਾਲ ਪਿਆਰ-ਪ੍ਰੇਮ ਨਾਲ ਵਰਤਦੀ, ਵੈਰੀ
 ਤੇ ਬੇਗਾਨੇ ਦੇ ਭਾਵਾਂ ਤੋਂ ਅਛੋਹ ਰਹਿੰਦੀ, ਧੀਰਜ ਤੇ ਸ਼ਾਂਤ ਰੱਖਦੀ ਹੈ
 ਕਿਉਂਕਿ ਗੁਰਮੁਖਾਂ ਦਾ ਮਨ, ਗਿਆਨ ਅਗਨ ਵਿਚ ਭਸਮ ਹੋ ਕੇ ਅ-ਮਨ
 ਹੈ ਚੁਕਿਆ ਹੁੰਦਾ ਹੈ ਅਤੇ ਸਾਰੀਆਂ ਵਾਸ਼ਨਾਵਾਂ ‘ਬੈੜੇ’ ਹੋ ਕੇ ਤੱਤ ਗਿਆਨ
 ਦੀ ਪ੍ਰਤੱਖ ਪ੍ਰਾਪਤੀ ਹੋ ਚੁੱਕੀ ਹੁੰਦੀ ਹੈ। ਸੋ ਸੁਖ ਦੇਣ ਵਾਲਾ, ਪੀੜਾ ਕਰਨ
 ਵਾਲਾ, ਮਾਨ ਦੇਣ ਵਾਲਾ, ਅਪਮਾਨ ਕਰਨ ਵਾਲਾ ਹੋਰ ਕੋਈ ਨਹੀਂ ਹੁੰਦਾ,
 ਆਪਣਾ ਹੀ ਆਤਮਾ ਹੋਇਆ ਕਰਦਾ ਹੈ ਅਤੇ ਸਾਰੀਆਂ ਦੇ ਨਾਲ ਸਮਾਨ
 ਵਰਤਾਰਾ ਕਰਦੇ ਹਨ। ਸੱਚ ਦੀ ਪ੍ਰਾਪਤੀ ਕਰ ਲੈਣਾ, ਸਤਿ ਮੰਡਲ ਵਿਚ
 ਸਥਿਤੀ ਪ੍ਰਾਪਤ ਕਰਕੇ ਸੱਚ ਦੇ ਅਚਾਰ ਵਿਚ ਸੰਸਾਰ ਨਾਲ ਵਰਤਣਾ ਪਰਮ
 ਪਦ ਦੀ ਪੂਰਨ ਅਵਸਥਾ ਹੈ, ਜਿਥੇ ਆਪਣੇ ਬੇਗਾਨੇ ਦਾ ਭੇਦ ਖਤਮ ਹੋ
 ਜਾਇਆ ਕਰਦਾ ਹੈ। ਦੁੱਖ-ਸੁੱਖ ਸਭ ਨੂੰ ਪ੍ਰਮੇਸ਼ਰ ਦੀ ਦਾਤ ਸਮਝ ਕੇ ਉਸਦੇ
 ਹੁਕਮ ਵਿਚ ਪ੍ਰਵਾਨ ਕਰਕੇ ਸਦਾ ਹੀ ਅਨੰਦਮਈ ਅਵਸਥਾ ਵਿਚ ਰਹਿੰਦੇ
 ਹਨ। ਉਨ੍ਹਾਂ ਦੇ ਜੀਵਨ ਦੀ ਵਿਆਖਿਆ ਇਨ੍ਹਾਂ ਸਬਦਾਂ ਦੇ ਨਾਲ ਪ੍ਰਤੱਖ
 ਰੂਪ ਵਿਚ ਸਮਝ ਆ ਜਾਵੇਗੀ ਜਿਵੇਂ ਕਿ -

ਜੋ ਨਕੁ ਦੁਖ ਮੈ ਦੁਖੁ ਨਹੀਂ ਮਾਨੈ॥

ਸੁਖ ਸਨੇਹੁ ਅਭੁ ਭੈ ਨਹੀਂ ਜਾ ਕੈ ਕੰਚਨ ਮਾਟੀ ਮਾਨੈ॥
ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੌਹੁ
ਅਭਿਮਾਨਾ॥

ਹਰਖ ਸੌਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ॥
ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ॥
ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬਹੁਮੁ
ਨਿਵਾਸਾ॥

ਗੁਰ ਕਿਰਪਾ ਜਿਹ ਨਰ ਕਉ ਕੀਨੀ ਤਹ ਇਹ ਜੁਗਤਿ
ਪਛਾਨੀ॥

ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ
ਪਾਨੀ॥ ਪੰਨਾ - 633-34

ਇਸ ਤਰ੍ਹਾਂ ਜੀਵਨ ਸ਼ਕਤੀ ਦਾ ਪ੍ਰਮ ਅਨੰਦ ਮਾਣਦੇ ਹੋਏ ਆਪਣੇ ਜੀਵਨ
 ਨੂੰ ਹੁਕਮ ਦੇ ਵਿਚ ਇਕਤਾਰ ਪੱਤਾ ਹਾਨ-ਲਾਭ, ਮਾਨ-ਅਪਮਾਨ, ਵੈਰੀ-
 ਮਿੱਤਰ, ਆਪਣੇ-ਬੇਗਾਨੇ ਤੋਂ ਅਛੋਹ ਰਹਿੰਦੇ ਹੋਏ ਇਉਂ ਪੜੀਤ ਕਰਦੇ ਹਨ
 ਜਿਵੇਂ ਜਲ ਵਿਚ ਕਮਲ ਫੁੱਲ ਪਾਣੀ ਦੀਆਂ ਲਹਿਰਾਂ ਦੀਆਂ ਥੇਹੜਾਂ ਖਾਂਦਾ
 ਹੋਇਆ ਸਦਾ ਹੀ ਵਿਗਾਸ ਵਿਚ ਰਹਿੰਦਾ ਹੈ। ਗੁਰਮੁਖਿ ਦਾ ਹਿਰਦਾ ਕਦੇ
 ਵੀ ਨਿਰਾਸਾ ਵਿਚ ਨਹੀਂ ਜਾਂਦਾ ਅਤੇ ਨਾ ਹੀ ਦੁੱਖਾਂ ਨੂੰ ਦੇਖ ਕੇ ਮਲੀਨਤਾ
 ਧਾਰਨ ਕਰਦਾ ਹੈ। ਉਹ ਸੰਸਾਰ ਵਿਚ ਇਉਂ ਰਹਿੰਦਾ ਹੈ ਜਿਵੇਂ ਪਾਣੀ ਵਿਚ
 ਤਾਰੀਆਂ ਲਾਉਂਦੀ ਮੁਰਗਾਬੀ ਆਪਣੇ ਫੰਘਾਂ ਨੂੰ ਭਿੱਜਣ ਤੋਂ ਅਛੋਹ ਰੱਖਦੀ
 ਹੈ। ਪ੍ਰਭੂ ਪਿਆਰ ਵਿਚ ਆਪਣੇ ਆਪ ਨੂੰ ਉਸਦਾ ਰੂਪ ਜਾਣਦਾ ਹੋਇਆ
 ਆਪਣੀ ਵਿਕਲੇਤਰੀ ਹਉਂ ਤੋਂ ਮੁਕਤ ਰਹਿੰਦਾ ਜੀਵਨੇ ਬਤੀਤ ਕਰਦਾ ਹੈ।
 ਜਿਵੇਂ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ -

ਪੜ ਕੀ ਆਗਿਆ ਆਤਮ ਹਿਤਾਵੈ॥ ਜੀਵਨ ਮੁਕਤਿ
ਸੈਉ ਕਹਾਵੈ॥ * * * * *

ਤੈਸਾ ਹਰਖੁ ਤੈਸਾ ਉਸੁ ਸੌਗਾ॥ ਸਦਾ ਅਨੰਦੁ ਤਹ ਨਹੀਂ
ਬਿਚਗੁ॥

ਤੈਸਾ ਸੁਵਰਨੁ ਤੈਸੀ ਉਸੁ ਮਾਟੀ॥ ਤੈਸਾ ਅੰਮ੍ਰਿਤੁ ਤੈਸੀ
ਬਿਖੁ ਖਾਟੀ॥

ਤੈਸਾ ਮਾਨੁ ਤੈਸਾ ਅਭਿਮਾਨੁ॥ ਤੈਸਾ ਰੰਕੁ ਤੈਸਾ
ਰਾਜਾਨੁ॥

ਜੋ ਵਰਤਾਏ ਸਾਈ ਜੁਗਤਿ॥ ਨਾਨਕ ਓਹੁ ਪੁਰਖ
ਕਹੀਐ ਜੀਵਨ ਮੁਕਤਿ॥ ਪੰਨਾ - 294

ਪ੍ਰਸ਼ਨ - 7. ਆਦਮੀ ਨੂੰ ਹਰ ਵਕਤ ਸੰਕਲਪ ਆਉਂਦੇ ਰਹਿੰਦੇ
 ਹਨ। ਇਨ੍ਹਾਂ ਤੋਂ ਕਿਸ ਤਰ੍ਹਾਂ ਨਾਲ ਖਹਿੜਾ ਛੁਡਾਇਆ ਜਾ
 ਸਕਦਾ ਹੈ?

ਸੰਤ ਕਾ ਮਾਰਗ

(ਭਾਗ ਦੂਜਾ)

ਪ੍ਰਸ਼ਨ - ਅਗਿਆਨਤਾ ਦਾ ਪ੍ਰਮ ਦੁਖ ਕਿਸ ਸਾਧਨ ਨਾਲ ਦੂਰ ਹੋਇਆ ਕਰਦਾ ਹੈ ?

ਉਤਰ - ਅਗਿਆਨਤਾ, ਅਵਿਦਿਆ ਅਤੇ ਮਾਇਆ - ਇਹ ਸਾਰੇ ਹੀ ਪ੍ਰਮ ਦੁੱਖਾਂ ਦਾ ਮੂਲ ਹਨ। ਇਨ੍ਹਾਂ ਨੂੰ ਦੂਰ ਕਰਨ ਲਈ ਪੂਰੇ ਸਤਿਗੁਰੂ ਦੀ ਸੰਗਤ, ਬ੍ਰਾਹਮਿਗਿਆਨੀ ਦੀ ਸੰਗਤ ਦਾ ਮਿਲਾਪ, ਹਿਰਦੇ ਵਿਚ ਮਹਾਂਪੁਰਸ਼ਾਂ ਲਈ ਪੂਰਾ ਪਿਆਰ, ਸ਼ਰਧਾ ਅਤੇ ਗੁਰੂ ਸ਼ਬਦ ਉਤੇ ਪੂਰਾ ਭਰੋਸਾ ਹੋਣਾ ਬਹੁਤ ਜ਼ਰੂਰੀ ਹੈ।

ਅੰਤਸ਼ਕਰਣ ਵਿਚ ਜਨਮਾਂ-ਜਨਮਾਂਤਰਾਂ ਦੇ ਸੰਸਕਾਰ ਭਰੇ ਪਏ ਹਨ। ਚਾਰ ਕਿਸਮ ਦੀਆਂ ਮੁੱਖ ਹਾਲਤਾਂ ਅੰਤਸ਼ਕਰਣ ਵਿਚ ਪਿਛਲੀਆਂ ਜੂਨਾਂ ਹੰਢਾਉਣ ਕਰਕੇ ਜਮ੍ਹਾਂ ਪਈਆਂ ਹਨ। ਇਹ ਮੁੱਖ ਰੂਪ ਵਿਚ ਚਾਰ ਹਿੱਸਿਆਂ ਵਿਚ ਵੰਡੇ ਜਾ ਸਕਦੇ ਹਨ -

੧. ਪਸੂ ਬਿਰਤੀ।

੨. ਭੂਤ-ਪ੍ਰੇਤ ਬਿਰਤੀ।

੩. ਮਾਰ-ਪਾੜ ਖਾਣ ਵਾਲੇ ਬਘਿਆੜ, ਸ਼ੇਰ ਆਦਿ ਜਾਨਵਰਾਂ ਦੀ ਬਿਰਤੀ।

੪. ਵੱਲ-ਛੱਲ, ਕਪਟ, ਝੂਠ, ਠੱਗੀ-ਠੋਗੀ ਕਰਨ ਵਾਲੀ ਭੂਤ ਬਿਰਤੀ ਧਾਰਨ ਕਰਨੀ।

ਇਨ੍ਹਾਂ ਸਾਰੀਆਂ ਬਿਰਤੀਆਂ ਦੀ ਤਹਿ ਵਿਚ ਅੰਤਸ਼ਕਰਣ ਵਿਚ ਨਿਰਮਲ ਬਿਰਤੀ ਦਾ ਭੀ ਅਕਸ਼ (ਪ੍ਰਤੀਬਿੰਬ) ਰਹਿੰਦਾ ਹੈ। ਇਨ੍ਹਾਂ ਵਿਚੋਂ ਚਾਰ ਮੰਦ ਬਿਰਤੀਆਂ ਨਾਸਤਿਕਤਾ, ਮਨਮੁਖਤਾਈ ਦਾ ਕਾਰਨ ਹਨ ਜਿਨ੍ਹਾਂ ਕਰਕੇ ਜੀਵਨ ਵਿਚ ਇਨਸਾਨ ਨੂੰ ਦੁੱਖਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਦੂਸਰਾ ਇਸ ਤੋਂ ਬਿਨਾਂ ਇਨ੍ਹਾਂ ਮੈਲਾਂ ਦੇ ਉਤਪਨ ਕੀਤੇ ਹੋਏ ਤਿੰਨ ਦੌਖ ਆਦਮੀ ਨੂੰ ਪ੍ਰਮੇਸ਼ਰ ਨਾਲ ਮਿਲਣ ਵਿਚ ਬਹੁਤ ਹੀ ਵੱਡੀ ਰੁਕਾਵਟ ਹਨ। ਇਨ੍ਹਾਂ ਦੇ ਕ੍ਰਮਵਾਰ ਨਾਮ - ਮਲ, ਵਿਖਸ਼ੇਪ ਅਤੇ ਆਵਰਨ ਹਨ। ਇਨ੍ਹਾਂ ਦੌਖਾਂ ਨੂੰ ਦੂਰ ਕਰਨ ਲਈ ਨਾ ਤਾਂ ਦੁਨਿਆਵੀ ਵਿਦਿਆ ਅਤੇ ਨਾ ਹੀ ਦੁਨਿਆਵੀ ਮਾਇਕ ਪਦਾਰਥ, ਸਮਰੱਥ ਹਨ।

ਮਲ ਦੌਸ਼ - ਮਲ ਰੂਪ ਮੈਲ ਹੋਣ ਕਰਕੇ ਆਦਮੀ ਦੇ ਮਨ ਵਿਚ ਅਨੇਕ ਕਿਸਮ ਦੇ ਵਿਸ਼ਿਆਂ ਦੀ ਤ੍ਰਿਸ਼ਨਾ ਬਣੀ ਰਹਿੰਦੀ ਹੈ। ਉਸਦੀ ਬਿਰਤੀ ਸਤਿਸੰਗ, ਨਾਮ-ਸਿਮਰਨ, ਸਤਿ ਸ਼ਾਸ਼ਤਰਾਂ ਦੀ ਵਿਚਾਰ ਕਰਨ ਵਲੋਂ ਪੂਰੀ ਤਰ੍ਹਾਂ ਅਸਮਰੱਥ ਰਹਿੰਦੀ ਹੈ।

ਵਿਖਸ਼ੇਪ ਦੋਸ਼ - ਦੂਜਾ ਦੋਸ਼ ਵਿਖਸ਼ੇਪ ਦਾ ਸਦਾ ਹੀ ਵਿਸ਼ਿਆਂ ਦੀ ਚਿਤਵਨਾ ਵਿਚ ਅਤੇ ਜਗਤ ਦੇ ਵਿਵਹਾਰ ਸਿੱਧ ਕਰਨ ਦੀ ਚਿੰਤਾ ਵਿਚ, ਮਾਇਕ ਪਦਾਰਥ ਤੇ ਮਾਇਕ ਭੋਗ ਪ੍ਰਾਪਤ ਕਰਨ ਦੀ ਲਾਲਸਾ ਵਿਚ ਲੱਗਿਆ ਰਹਿਣ ਕਰਕੇ ਨਾ ਹੀ ਬਾਣੀ ਦਾ ਰਸ ਲੈ ਸਕਦਾ ਹੈ ਤੇ ਨਾ ਹੀ ਬਾਣੀ ਵਿਚ ਸੁਰਤਿ ਲਗਦੀ ਹੈ।

ਆਵਰਨ ਦੋਸ਼ - ਤੀਸਰਾ ਦੋਸ਼ ਆਵਰਨ ਦਾ ਹੈ। ਆਵਰਨ ਦੋਸ਼ ਹੋਣ ਕਰਕੇ ਜਗਤ ਦੀ ਅਸਲੀਅਤ ਨੂੰ ਨਹੀਂ ਤਕ ਸਕਦਾ ਜਿਵੇਂ ਕਿ ਅੱਖਾਂ ਦੇ ਹੁੰਦਿਆਂ ਹੋਇਆਂ, ਮੌਤੀਆ ਬਿੰਦ ਵਾਲਾ ਕੌਲ ਪਈਆਂ ਚੀਜ਼ਾਂ ਨੂੰ ਵੀ ਨਹੀਂ ਤਕ ਸਕਦਾ। ਸੋ ਆਵਰਨ ਦੇ ਹੁੰਦਿਆਂ ਜੀਵ ਅਗਿਆਨ ਵਿਚ ਗ੍ਰਸਤ ਰਹਿੰਦਾ ਹੈ। ਜਦੋਂ ਤਕ ਇਹ ਦੋਸ਼ ਨਵਿਰਤ ਨਹੀਂ ਹੁੰਦੇ, ਉਸ ਵੇਲੇ ਤਕ ਗਿਆਨ ਦਾ ਪ੍ਰਕਾਸ਼ ਪੂਰੀ ਤਰ੍ਹਾਂ ਅੰਤਸ਼ਕਰਣ ਵਿਚ ਲਿਸ਼ਕਾਰੇ ਨਹੀਂ ਮਾਰ ਸਕਦਾ ਅਤੇ ਜੀਵ ਜਨਮਾਂ-ਜਨਮਾਂਤਰਾਂ ਦੇ ਦੁਖਾਂ ਤੋਂ ਛੁਟਕਾਰਾ ਨਹੀਂ ਪਾ ਸਕਦਾ।

ਅੰਤਸ਼ਕਰਣ ਦੇ ਜੋ ਤਿੰਨੇ ਦੋਖ ਹਨ ਉਨ੍ਹਾਂ ਦੀ ਨਵਿਰਤੀ ਕ੍ਰਮਵਾਰ - ਕਰਮ, ਉਪਾਸ਼ਨਾ ਅਤੇ ਗਿਆਨ ਤੋਂ ਹੀ ਹੋਇਆ ਕਰਦੀ ਹੈ। ਸ਼ੁਭ ਕਰਮ ਅਤੇ ਨਿਸ਼ਕਾਮ ਕਰਮ ਅੰਤਸ਼ਕਰਣ ਦੇ ਮਲ ਦੋਖ ਨੂੰ ਢੂਰ ਕਰਦੇ ਹਨ। ਇਹ ਕਰਮ ਬਹੁਤ ਪਕਾਰ ਦੇ ਹਨ ਪਰ ਇਥੇ ਤਿੰਨ ਪ੍ਰਕਾਰ ਦੇ ਕਰਮਾਂ ਦੀ ਵਿਸ਼ੇਸ਼ ਜ਼ਰੂਰਤ ਹੈ। ਇਨ੍ਹਾਂ ਦੇ ਵਿਚ ਪਹਿਲਾ ਨਿਤਨੇਮ ਕਰਮ ਹੈ, ਦੂਜਾ ਵਾਚ ਕਰਮ ਹੈ ਤੇ ਤੀਸਰਾ ਮਾਨਸ ਕਰਮ ਹੋਇਆ ਕਰਦਾ ਹੈ।

ਨਿਤਨੇਮ ਕਰਮ - ਇਸ ਕਰਮ ਵਿਚ ਗੁਰੂ ਮਹਾਰਾਜ ਦਾ ਜੋ ਫੁਰਮਾਨ ਹੈ ਕਿ-

**ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ
ਅਰੋਗਾ॥**

ਪੰਨਾ - ੬੧੧

ਬਹੁਤ ਜ਼ਰੂਰੀ ਹੈ। ਸਗੋਰ ਦੀ ਸਫ਼ਾਈ, ਮੰਜਨ ਵਗੈਰਾ ਕਰਨਾ, ਚੰਗੀ ਤਰ੍ਹਾਂ ਨਾਲ ਮਲ ਕੇ ਇਸ਼ਨਾਨ ਕਰਨਾ, ਪੰਜ ਬਾਣੀਆਂ ਦਾ ਨਿਤਨੇਮ ਕਰਨਾ, ਗੁਰ ਧਾਮਾਂ ਦੀ ਸ਼ਰਧਾ ਨਾਲ ਯਾਤਰਾ ਕਰਨਾ, ਸਤਿਗੁਰੂ, ਸੰਤ ਸੇਵਾ, ਸੰਗਤਾਂ ਦੀ ਸੇਵਾ ਨਿਸ਼ਕਾਮ ਹਿਰਦੇ ਨਾਲ ਕਰਨੀ ਬਹੁਤ ਜ਼ਰੂਰੀ ਹੈ।

ਵਾਚਕ ਕਰਮ - ਬਾਣੀ ਦਾ ਪਾਠ ਕਰਨਾ, ਮੂਲਮੰਤ੍ਰ, ਗੁਰਮੰਤ੍ਰ ਦਾ ਵਿਧੀਪੁਰਵਕ ਜਾਪ ਕਰਨਾ, ਮੁੱਖ ਤੋਂ ਸਤਿ ਬਚਨ ਬੋਲਣੇ, ਕੀਰਤਨ ਕਰਨਾ, ਮਿੱਠੇ ਬਚਨ ਬੋਲਣੇ, ਵਾਚਕ ਕਰਮ ਹੋਇਆ ਕਰਦੇ ਹਨ।

ਮਾਨਸ ਕਰਮ - ਸਾਰੇ ਜੀਵਾਂ ਦੇ ਉਤੇ ਦਇਆ ਕਰਨੀ ਅਤੇ ਤਨ, ਮਨ, ਧਨ ਕਰਕੇ ਦੁਖੀ ਜੀਵਾਂ ਨੂੰ ਸੁਖ ਪਹੁੰਚਾਉਣ ਦਾ ਯਥਾਸ਼ਕਤ ਜਤਨ ਕਰਦੇ ਰਹਿਣਾ।

ਏਕਾ ਨਾਰੀ ਜਤੀ ਹੋਇ ਪਰ ਨਾਰੀ ਧੀ ਭੈਣ ਵਖਾਣੈ॥

**ਭਾਈ ਗੁਰਦਾਸ ਜੀ, ਵਾਰ - ੬/੮
ਪਰ ਤ੍ਰਿਆ ਰੂਪੁ ਨ ਪੇਖੈ ਨੇਤ੍ਰੁ॥**
ਪੰਨਾ
- ੨੯੮

ਮਨ ਨੂੰ ਪਰ-ਇਸਤਰੀ ਸੰਗਿ ਦੀ ਮਲੀਨਤਾ ਤੋਂ ਦੂਰ ਰੱਖਣ ਲਈ ਨਾ ਹੀ ਕਾਮਕ ਬਚਨ ਸੁਣਨੇ ਤੇ ਨਾ ਹੀ ਪਰ-ਇਸਤਰੀ ਨੂੰ ਦਿਲ ਵਿਚ ਯਾਦ ਕਰਨਾ, ਨਾ ਕਾਮਾਂਤਰ ਗੀਤ ਗਾਉਣੇ, ਨਾ ਹੀ ਚਿਤਵਨਾ ਕਰਨੀ ਅਤੇ ਨਾ ਹੀ ਇਕਾਂਤ ਹੋ ਕੇ ਪਰ-ਇਸਤਰੀ ਨੂੰ ਮਿਲਣ ਦਾ ਸੰਕਲਪ ਕਰਨਾ ਅਤੇ ਨਾ ਹੀ ਗੰਦੀਆਂ ਫਿਲਮਾਂ ਦੇਖਣੀਆਂ। ਇਨ੍ਹਾਂ ਕਰਮਾਂ ਨਾਲ ਆਦਮੀ ਦੇ ਮਨ ਵਿਚ ਕਾਮ ਸੰਕਲਪ, ਮਨ ਨੂੰ ਮਲੀਨ ਕਰ ਦਿੰਦੇ ਹਨ ਅਤੇ ਨਾਮ, ਬਾਣੀ ਵਲ ਮਨ ਦੀ ਰੁਚੀ ਬਿਲਕੁਲ ਹੀ ਨਹੀਂ ਰਹਿੰਦੀ। ਇਸ ਤੋਂ ਇਲਾਵਾ ਸੁਭਾਅ ਦੇ ਵਿਚ ਕਾਹਲਾ-ਪਣ ਨਾ ਹੋਣਾ, ਉਸ ਦੀ ਥਾਂ ਤੇ ਧੀਰਜੀ ਹੋਣਾ, ਜੀਵਾਂ ਤੇ ਖਿਮਾ ਕਰਨੀ, ਦਿਇਆ ਕਰਨੀ।

ਦੱਸਦੇ ਹਨ ਕਿ ਜੋ ਪਸਿੱਧ ਸਾਇੰਸਦਾਨ ਨਿਊਟਨ ਹੋਇਆ ਹੈ, ਉਸ ਨੇ ਕਈ ਸਾਲ ਖੋਜ ਕਰਨ ਉਪਰੰਤ ਆਪਣਾ ਰਿਕਾਰਡ ਆਪਣੀ ਮੇਜ਼ ਉਪਰ ਰੱਖਿਆ ਹੋਇਆ ਸੀ। ਮੌਮਬੱਤੀ ਦੇ ਚਾਨਣੇ ਵਿਚ ਲਿਖ ਰਿਹਾ ਸੀ। ਕਿਸੇ ਕੰਮ ਵਾਸਤੇ ਉਹ ਆਪਣੀ ਸੀਟ ਤੋਂ ਉਠ ਕੇ ਦੂਸਰੇ ਕਮਰੇ ਵਿਚ ਚਲਿਆ ਗਿਆ। ਉਸ ਦੀ ਬਿੱਲੀ ਨੇ ਮੇਜ਼ ਉਤੇ ਛਾਲ ਮਾਰੀ ਅਤੇ ਮੇਜ਼ ਤੇ ਪਈ ਮੌਮਬੱਤੀ ਗਿਰ ਗਈ, ਉਸ ਨੇ ਕਈ ਸਾਲਾਂ ਦੀ ਕੀਤੀ ਹੋਈ ਮਿਹਨਤ ਵਾਲੇ ਕਾਗਜ਼ਾਂ ਨੂੰ ਅੱਗ ਲਾ ਦਿਤੀ। ਜਦੋਂ ਨਿਊਟਨ ਆਇਆ ਤਾਂ ਸਾਰੇ ਕਾਗਜ਼ਾਤ ਜਲ ਚੁਕੇ ਸਨ ਅਤੇ ਬਿੱਲੀ ਡਰਦੀ ਮਾਰੀ ਸਹਿਮ ਕੇ ਬੈਠੀ ਹੋਈ ਸੀ। ਉਸ ਨੇ ਆਪਣੀ ਬਿੱਲੀ ਨੂੰ ਗੋਦ ਵਿਚ ਲੈ ਕੇ ਪਿਆਰ ਦੇਣਾ ਸ਼ੁਰੂ ਕੀਤਾ ਤੇ ਕਿਹਾ ਕਿ ਤੈਨੂੰ ਨਹੀਂ ਸੀ ਪਤਾ ਕਿ ਤੇਰੇ ਮਾਲਕ ਨੇ ਕਿੰਨੀ ਮਿਹਨਤ ਕਰਕੇ ਵਿਗਿਆਨਕ (Scientific) ਤੱਥ ਇਕੱਤਰ ਕੀਤੇ ਸਨ ਅਤੇ ਨਾ ਹੀ ਤੂੰ ਜਾਣਦੀ ਸੀ ਕਿ ਤੇਰੇ ਮਾਲਕ ਨੂੰ ਇਨ੍ਹਾਂ ਕਾਗਜ਼ਾਂ ਦੇ ਜਲਣ ਉਪਰੰਤ ਕਿੰਨਾਂ ਖੇਦ ਹੋਵੇਗਾ। ਤੂੰ ਫਿਕਰ ਨਾ ਕਰ ਅਤੇ ਨਾ ਹੀ ਡਰ ਕੇ ਸਹਿਮ; ਮੈਂ ਫੇਰ ਮਿਹਨਤ ਕਰਕੇ ਸਾਰੇ ਤੱਥ ਇਕੱਠੇ ਕਰ ਲਵਾਂਗਾ। ਬਿੱਲੀ ਨੂੰ ਪਲੋਸਦਾ ਰਿਹਾ ਤੇ ਪਿਆਰ ਦਿੰਦਾ ਰਿਹਾ ਅਤੇ ਆਪਣੇ ਧੀਰਜ ਨੂੰ ਨਹੀਂ ਰਾਵਾਇਆ।

ਸੰਤੋਖ ਵੀ ਮਾਨਸਿਕ ਕਰਮ ਹੈ ਜਿਸ ਨਾਲ ਹਿਰਦੇ ਦੀਆਂ ਵਾਸ਼ਨਾਵਾਂ ਦਾ ਜਵਾਰਭਾਟਾ ਸਦਾ ਹੀ ਸੰਤੁਲਨ ਵਿਚ ਰਹਿੰਦਾ ਹੈ ਅਤੇ ਤਿਸ਼ਨਾ ਦੀ ਅਗਨ ਭੜਕ ਕੇ ਸ਼ਾਂਤੀ ਦਾ ਨਾਸ਼ ਨਹੀਂ ਕਰਦੀ। ਇਸੇ ਤਰ੍ਹਾਂ ਦੇ ਨਾਲ ਸੰਸਾਰ ਵਿਚ ਹਰ ਘਟਿ ਵਿਚ ਵਸਦੇ ਵਾਹਿਗੁਰੂ ਨੂੰ ਪਛਾਣ ਕੇ ਸਭ ਨਾਲ ਪਿਆਰ-ਪ੍ਰੇਮ ਦਾ ਵਰਤਾਰ ਰੱਖਣਾ, ਕਿਸੇ ਨਾਲ ਨਫਰਤ ਨਾ ਕਰਨੀ, ਕਿਸੇ ਲਈ ਵੈਰ ਭਾਵਨਾ ਨਾ ਰੱਖਣੀ, ਕਿਸੇ ਨਾਲ ਕ੍ਰੋਧ ਕਰਕੇ ਉਸਨੂੰ ਨਕਸਾਨ ਪਹੁੰਚਾਉਣ ਦਾ ਜਤਨ ਨਾ ਕਰਨਾ, ਦੋਖ ਦਿੱਸ਼ਟੀ ਕਿਸੇ ਨਾਲ ਭੀ ਧਾਰਨ ਨਾ ਕਰਨੀ, ਸਭਨਾਂ ਜੀਵਾਂ ਨਾਲ ਪਿਆਰ ਕਰਨਾ, ਇਹ ਤਿੰਨ ਕਰਮਾਂ ਦੇ ਨਾਲ ਮਲ ਦੋਖ ਦੂਰ ਹੋ ਜਾਇਆ ਕਰਦਾ ਹੈ।

ਵਿਖਸ਼ੇਪ ਦੋਖ ਕਰਕੇ ਮਨ ਇਕ ਸੈਕਿੰਡ ਵਾਸਤੇ ਵੀ ਨਹੀਂ ਟਿਕਦਾ। ਇਸਨੂੰ ਦੂਰ ਕਰਨ ਲਈ ਉਪਾਸ਼ਨਾ ਦਾ ਸਾਧਨ ਅਤਿਅੰਤ ਜ਼ਰੂਰੀ ਹੈ। ਇਸ ਦੇ ਵਿਚ ਗੁਰੂ ਰੂਪ ਦਾ ਸਾਕਾਰ ਧਿਆਨ ਜਾਂ ਗੁਰੂ ਸ਼ਬਦ ਦੀ ਧੁਨ ਦਾ ਅਖੰਡ ਧਿਆਨ ਜਾਂ ਪ੍ਰਭੂ ਨੂੰ ਜੋਤੀ ਸਰੂਪ ਜਾਣ ਕੇ ਪ੍ਰਭੂ ਦਾ ਧਿਆਨ ਕਰਨਾ ਬਹੁਤ ਹੀ ਜ਼ਰੂਰੀ ਹੈ ਜਿਸ ਦੇ ਬਾਰੇ ਗੁਰੂ ਮਹਾਰਾਜ਼ ਜੀ ਦਾ ਫੁਰਮਾਨ ਹੈ -

ਗੁਰ ਕੀ ਮੁਰਤਿ ਮਨ ਮਹਿ ਧਿਆਨੁ॥ ਪੰਨਾ - ੯੬੪

**ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ
ਗੁਰਮੁਖਿ ਅਕਬ ਕਹਾਨੀ॥ ਪੰਨਾ - ੯੭੯**

ਸੋ ਉਸ ਧੁਨ ਦੇ ਧਿਆਨ ਦੀ ਪਰਪੱਕਤਾ ਨਾਲ ਅੰਤਸ਼ਕਰਣ ਦੀ ਮਲ ਹਟਕੇ ਬਿਰਤੀ ਸ਼ਹਿਰਾਕਾਰ ਹੋ ਜਾਇਆ ਕਰਦੀ ਹੈ ਅਤੇ ਅੰਤਸ਼ਕਰਣ ਵਿਚ ਰਸ ਦੀ, ਅੰਮ੍ਰਿਤ ਧਾਰ ਦੀ ਨਿਝਰ ਧਾਰ ਝਰਦੀ ਹੈ। ਇਸ ਨਾਲ ਵਿਖਸ਼ੇਪਤਾ ਦੋਖ ਦੂਰ ਹੋ ਜਾਂਦਾ ਹੈ।

ਤੀਸਰਾ ਆਵਰਨ ਦੀ ਨਵਿਰਤੀ ਵਾਸਤੇ ਤੱਤ ਬੇਤੇ ਮਹਾਪੁਰਸ਼ ਦੀ ਸੰਗਤ ਰਾਹੀਂ, ਗਿਆਨ ਦਾ ਪ੍ਰਕਾਸ਼ ਕਰਨ ਵਾਲੇ ਬਚਨਾਂ ਨੂੰ ਹਿਰਦੇ ਵਿਚ ਧਾਰਨ ਕਰਨਾ ਅਤੇ ਇਸਦੀ ਪਰਪੱਕਤਾ ਦੇ ਜਤਨ ਕਰਨੇ। ਇਸ ਨਾਲ ਗਿਆਨ ਦਾ ਝਲਕਾਰਾ ਵਜਦਾ ਹੈ। ਜਦੋਂ ਗਿਆਨ ਦਾ ਪ੍ਰਕਾਸ਼ ਅੰਤਸ਼ਕਰਣ ਵਿਚ ਪ੍ਰਗਟ ਹੋ ਜਾਵੇ ਤਾਂ ਤੀਸਰਾ ਦੌਸ਼ ‘ਆਵਰਨ’ ਨਵਿਰਤ ਹੋ ਜਾਇਆ ਕਰਦਾ ਹੈ।

ਪ੍ਰਸ਼ਨ - ਉਤਪਤ ਹੋਏ ਗਿਆਨ ਦੀ ਰਖਸ਼ਾ ਕਿਹੜੇ ਸਾਧਨਾਂ ਦੇ ਨਾਲ ਹੁੰਦੀ ਹੈ ?

ਉਤਰ - ਇਸ ਬਾਰੇ ਮਹਾਪੁਰਸ਼ਾਂ ਦੇ ਮੱਤ ਹਨ ਕਿ ਸਤਿ ਦੀ ਪ੍ਰਾਪਤੀ ਵਾਸਤੇ ਗਿਆਨ ਦੀ ਬਹੁਤ ਅਵੱਸ਼ਕਤਾ ਹੈ। ਗਿਆਨ ਗੁਰੂ ਤੋਂ ਬਗੈਰ ਨਹੀਂ ਹੋਇਆ ਕਰਦਾ। ਜਿਸ ਤਰ੍ਹਾਂ ਗੁਰਬਾਣੀ ਵਿਚ ਫੁਰਮਾਨ ਹੈ -

**ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ॥
ਪੁਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੌਇ॥ ਪੰਨਾ - ੫੯**

ਪੂਰਨ ਗੁਰੂ ਦੇ ਲੱਛਣ ਜੋ ਗੁਰਬਾਣੀ ਵਿਚ ਆਉਂਦੇ ਹਨ, ਉਨ੍ਹਾਂ ਬਾਰੇ ਫੁਰਮਾਨ ਹੈ -

**ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ
ਸੁਜਾਣੁ॥**

ਪੰਨਾ - ੧੨੯੧

ਉਹ ਘਰ ਜਿਸਦਾ ਜ਼ਿਕਰ ਗੁਰੂ ਮਹਾਰਾਜ਼ ਜੀ ਨੇ ਇਸ ਮਹਾਂਵਾਕ ਰਾਹੀਂ ਫੁਰਮਾਇਆ ਹੈ ਕਿ ਉਹ ਆਦਮੀ ਦੇ ਸਰੀਰ ਦੇ ਅੰਦਰ ਹੀ ਹੈ, ਜਿਥੇ

ਅਗਿਆਨ ਦੀ ਮੈਲ ਛੋਹ ਨਹੀਂ ਸਕਦੀ। ਪਰ ਉਥੇ ਤੱਕ ਪੁੱਜਣ ਲਈ ਬਹੁਤ ਕਰੜਾ ਸੰਘਰਸ਼ ਗੁਰੂ ਦੀ ਕ੍ਰਿਪਾ ਨਾਲ, ਬਹੁਤ ਹੀ ਸ਼ਕਤੀਸ਼ਾਲੀ ਅੰਤਰੀਵੀ ਫੌਜ ਨਾਲ ਜਿਸਦੇ ਸਮੂੰਹ ਨੂੰ ਆਸਰੀ ਸੰਪਰਦਾ ਕਹਿੰਦੇ ਹਨ, ਨਾਲ ਕਰਨਾ ਪੈਂਦਾ ਹੈ। ਇਸਦੇ ਅਜਿੱਤ ਸੂਰਮੇ ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ, ਆਸਾ, ਅੰਦੇਸ਼ਾ, ਤਿਸ਼ਨਾ, ਪਾਖੰਡ, ਕਪਟ ਆਦਿ ਹਨ, ਜਿਨ੍ਹਾਂ ਦੇ ਅੱਗੇ ਇਕੱਲੇ ਜੀਵ ਦੀ ਕੋਈ ਪੇਸ਼ ਨਹੀਂ ਜਾਂਦੀ। ਗੁਰੂ ਦੀ ਕ੍ਰਿਪਾ ਅਤੇ ਸਾਧੂ ਦੀ ਸੰਗਤ ਨਾਲ ਸਤਿ, ਸੰਤੋਖ, ਸ਼ਾਂਤੀ, ਧੀਰਜ, ਦਇਆ, ਖਿਮਾ, ਵਿਵੇਕ ਆਦਿ ਸੂਰਮਿਆਂ ਨੂੰ ਨਾਲ ਲੈ ਕੇ ਇਕ ਮਹਾਂਯੁੱਧ, ਮਹਾਂਭਾਰਤ ਤੋਂ ਕਿਤੇ ਵਧੀਕ ਕਰੜਾ, ਕਰਨਾ ਪੈਂਦਾ ਹੈ ਕਿਉਂਕਿ ਇਸ ਸਰੀਰ ਦਾ ਮਾਲਕ ਜੀਵ ਆਤਮਾ, ਗਲਤੀ ਕਰਕੇ ਵੈਰੀਆਂ ਦੇ ਦਾਵ-ਪੇਚ, ਚਾਲਾਂ ਵਿਚ ਬੁਰੀ ਤਰ੍ਹਾਂ ਉਲੜ ਗਿਆ ਹੈ ਅਤੇ ਉਨ੍ਹਾਂ ਨੂੰ ਮਿੱਤਰ ਅਤੇ ਸਹਾਇਕ ਜਾਣ ਕੇ ਅਪਣੱਤ ਦਿਖਾਉਂਦਾ, ਸਨੋਹ ਨਾਲ ਵਰਤ ਰਿਹਾ ਹੈ। ਜੋ ਸਦਾ ਸੰਗ ਰਹਿਣ ਵਾਲਾ ਵਾਹਿਗੁਰੂ, ਗੁਰ ਉਪਦੇਸ਼, ਗੁਰੂ ਮਿਹਰ, ਸਾਧੂ ਦੀ ਕ੍ਰਿਪਾ ਹੈ - ਇਸ ਤੋਂ ਸਦਾ ਹੀ ਮੂੰਹ ਮੌੜ ਕੇ ਰੱਖਦਾ ਹੈ ਅਤੇ ਵੈਰੀ ਇਸਦੇ ਨਾਮ ਧਨ ਨੂੰ ਲੁੱਟ ਕੇ ਇਸਨੂੰ ਕੰਗਾਲ, ਦਲਿੱਦਰੀ ਅਤੇ ਬੇ-ਵਸ ਬਣਾ ਦਿੰਦੇ ਹਨ। ਜਿਵੇਂ ਕਿ ਫੁਰਮਾਨ ਹੈ-

ਸੰਗ ਸਹਾਈ ਸੁ ਆਵੈ ਨ ਚੀਤਿ॥ ਜੋ ਬੈਗਾਈ ਤਾ
 ਸਿਉ ਪ੍ਰੀਤਿ॥
 ਬਲੁਆ ਕੇ ਗ੍ਰਿਹ ਭੀਤਰਿ ਬਸੈ॥ ਅਨਦ ਕੇਲ ਮਾਇਆ
 ਰੰਗਿ ਰਸੈ॥
 ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ॥ ਕਾਲੁ ਨ ਆਵੈ
 ਮੂੜੇ ਚੀਤਿ॥
 ਬੈਰ ਬਿਰੋਧ ਕਾਮ ਕ੍ਰੋਧ ਮੋਹ॥ ਝੂਠ ਬਿਕਾਰ ਮਹਾ ਲੱਭ
 ਧੋਹ॥
 ਇਆਹੁ ਜੁਗਤਿ ਬਿਹਾਨੇ ਕਈ ਜਨਮ॥
 ਨਾਨਕ ਰਾਖਿ ਲੇਹੁ ਆਪਨ ਕਰਿ ਕਰਮ॥ ਪੰਨਾ - ੨੬੭

ਸੋ ਇਸ ਤਰ੍ਹਾਂ ਏਸ ਭੁੱਲੇ ਹੋਏ ਜੀਵ ਨੂੰ ਇਨ੍ਹਾਂ ਮਹਾਂ ਭਿਆਨਕ ਸ਼ਤਰੂਆਂ ਤੋਂ ਛੁਡਾਉਣ ਲਈ ਬਹੁਤ ਕਰੜੇ ਸੰਘਰਸ਼ ਦੀ ਲੋੜ ਹੈ ਅਤੇ ਗੁਰੂ ਉਪਰ ਪੂਰਨ ਸ਼ਰਧਾ ਦੀ ਜ਼ਰੂਰਤ ਹੈ। ਇਸੇ ਲਈ ਕਿਹਾ ਹੈ -

ਪ੍ਰਾਲਸਾ ਸੋ ਜੋ ਕਰੈ ਨਿਤ ਜੰਗ॥
 ਤੇ ਇਸੇ ਸਬੰਧ ਵਿਚ ਦਸ਼ਮੇਸ਼ ਪਿਤਾ ਨੇ -
 ਦੇਹ ਸਿਵਾ ਬਰ ਮੋਹਿ ਇਹੈ, ਸੁਭ ਕਰਮਨ ਤੇ ਕਬਹੂੰ ਨ
 ਟਰੋਂ॥
 ਨ ਭਰੋਂ ਅਰਿ ਸੋ ਜਬ ਜਾਇ ਲਰੋਂ, ਨਿਸਚੈ ਕਰ ਅਪਨੀ
 ਜੀਤ ਕਰੋਂ॥
 ਅਰੁ ਸਿਖ ਹੋਂ ਆਪਨੇ ਹੀ ਮਨ ਕੌਂ, ਇਹ ਲਾਲਚ ਹਉ ਗੁਨ

ਤਉ ਉਚਰੋਂ॥

**ਜਬ ਆਵ ਕੀ ਅਉਧ ਨਿਧਾਨ ਬਨੈ, ਅਤ ਹੀ ਰਨ ਮੈ ਤਬ
ਸੁਝ ਮਰੋਂ॥**

(ਚੰਡੀ ਚਰਿਤ्र)

ਦੀ ਕਾਮਨਾ ਕੀਤੀ ਹੈ।

ਸੋ ਇਸ ਤਰ੍ਹਾਂ ਗਿਆਨ; ਗੁਰੂ ਪ੍ਰਤੀਤੀ, ਮਹਾਂਵਾਕਾਂ ਦੀ ਕਮਾਈ ਕੀਤੇ ਬਗੈਰ ਹਿਰਦੇ ਵਿਚ ਆਪਣੇ-ਆਪ ਪ੍ਰਗਟ ਨਹੀਂ ਹੋਇਆ ਕਰਦਾ। ਮਹਾਂਪੁਰਸ਼ਾਂ ਦੇ ਬਚਨਾਂ ਰਾਹੀਂ ਅੰਤਲਾ ਭਰਮ ਦਾ ਪਰਦਾ ਟੁਟਦਾ ਹੈ ਅਤੇ ਜੀਵ ਦਾ ਭ੍ਰਮਕ ਹਸਤੀ ਜੋ ਤਿੰਨ ਕਾਲ ਮਿਥਿਆ ਹੈ, ਤੋਂ ਛੁਟਕਾਰਾ ਮਿਲ ਕੇ ਆਪਣੇ ਆਤਮ ਸਰੂਪ ਨੂੰ ਲੱਖਦਾ ਹੈ।

ਸੋ ਇਸ ਅਵਸਥਾ ਨੂੰ ਪਹੁੰਚਣ ਲਈ ਮਹਾਂਪੁਰਸ਼ਾਂ ਨੇ ਕੁਝ ਸਾਧਨਾਂ ਦੀ ਵਿਆਖਿਆ ਕੀਤੀ ਹੈ।

੧. ਵਿਵੇਕ - ਵਿਵੇਕ ਬਿਰਤੀ ਨੂੰ ਹੰਸ ਦੇ ਨਾਲ ਤਰਜੀਹ ਦਿੰਦੇ ਹਨ ਜਿਵੇਂ ਹੰਸ ਸਾਹਮਣੇ ਪਏ ਦੁੱਧ ਵਿਚੋਂ ਪਾਣੀ ਛੱਡ ਕੇ ਦੁੱਧ ਦੀਆਂ ਛੁੱਟੀਆਂ ਖਾ ਲੈਂਦਾ ਹੈ। ਏਸੇ ਤਰ੍ਹਾਂ ਨਾਲ ਵਿਵੇਕੀ ਨਿਰੰਤਰ ਸਤਿ ਅਤੇ ਅਸੱਤਿ ਦੀ ਵਿਚਾਰ ਵਿਚ ਸਦੀਵ ਕਾਲ ਪ੍ਰਵੇਸ਼ ਰੱਖਦਾ ਹੈ। ਇਸ ਸੰਸਾਰ ਦੇ ਅੰਦਰ ਸਤਿ ਵਸਤੂ ਕੇਵਲ ਆਤਮਾ ਹੀ ਹੈ ਅਤੇ ਆਤਮਾ ਤੋਂ ਉਤਪਤ ਹੋਇਆ ਜਗਤ ਇਕ ਭਰਮ ਮਾਤਰ ਸੁਪਨੇ ਦੀ ਮਨੋਮਈ ਸੰਪਤ ਹੈ। ਨਿਤ ਅਤੇ ਅਨਿਤ ਦੀ ਵਿਚਾਰ ਕਰਦੇ ਰਹਿਣਾ ਕਿ ਨਿਤ ਆਤਮਾ ਹੈ ਅਤੇ ਅਨਿਤ ਸਾਰਾ ਦ੍ਰਿਸ਼ਟਮਾਨ ਹੈ। ਦ੍ਰਿਸ਼ਟਮਾਨ ਪਰਿਵਰਤਨਸ਼ੀਲ ਹੋਣ ਕਰਕੇ ਮਿਥਿਆ ਹੈ ਜਿਵੇਂ ਕਿ ਫੁਰਮਾਨ ਹੈ -

ਦ੍ਰਿਸ਼ਟਮਾਨ ਹੈ ਸਗਲ ਮਿਥੇਨਾ॥

ਪੰਨਾ

- ੧੦੯੩

ਸੋ ਸਤਿ ਕੇਵਲ ਪਮੇਸ਼ਰ ਆਪ ਹੀ ਸਭਨਾਂ ਘਟਾਂ ਵਿਚ ਵਰਤ ਕੇ ਆਪਣੇ ਆਪ ਤੋਂ ਆਪ ਹੀ ਅਨੇਕ ਰੂਪ ਧਾਰ ਕੇ ਆਪਣੀ ਮਹਿਮਾ ਵਿਚ ਸਥਿਤ ਹੈ। ਜਿਵੇਂ ਕਿ ਦਸ਼ਮੇਸ਼ ਪਿਤਾ ਜੀ ਫੁਰਮਾਨ ਕਰਦੇ ਹਨ-

ਏਕ ਮੂਰਤਿ ਅਨੇਕ ਦਰਸਨ ਕੀਨ ਕੁਪ ਅਨੇਕ॥

ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰਿ ਏਕ॥

ਜਾਪੁ ਸਾਹਿਬ

ਸੋ ਐਸੇ ਵਿਚਾਰਾਂ ਨੂੰ ਹਿਰਦੇ ਵਿਚ ਸਦਾ ਹੀ ਚਿਤਵਦੇ ਰਹਿਣ ਦਾ ਨਾਂ ਵਿਵੇਕ ਹੈ।

੨. ਵੈਰਾਗ - ਜੋ ਕੁਛ ਵੀ ਦਿਸ ਰਿਹਾ ਹੈ, ਇਹ ਸਾਰਾ ਹੀ ਨਾਸ਼ਵਾਨ ਅਤੇ ਪਰਿਵਰਤਨਸ਼ੀਲ ਛਿੰਨ-ਛਿੰਨ ਵਿਚ ਬਦਲਣ ਵਾਲਾ, ਸੰਸਾਰ ਰੂਪ ਹੋ ਕੇ ਭਾਸ ਰਿਹਾ ਹੈ। ਇਸਦਾ ਅਧਾਰ, ਵਾਹਿਗੁਰੂ ਜੀ, ਆਪ ਸਦਾ ਇਕ ਰਸ ਰਹਿਣ ਵਾਲਾ, ਨਿਤ ਅਤੇ ਅ-ਬਦਲ, ਘਟਿ-ਘਟਿ ਵਿਚ ਵਿਆਪਕ ਜਿਸਦੇ ਅਧਾਰ ਤੇ ਸਾਰੇ ਦ੍ਰਿਸ਼ਟਮਾਨ ਦਾ ਰੂਪ, ਰੰਗ, ਨਾਮ-ਠਾਮ, ਜਾਤ-ਜਿਨਸ

ਨਜ਼ਰੀ ਪੈ ਰਿਹਾ ਹੈ। ਉਸ ਪ੍ਰਭੂ ਨੂੰ ਨਿਤ ਜਾਣ ਕੇ ਹਿਰਦੇ ਵਿਚ ਧਾਰਨ ਕਰਨਾ ਅਤੇ ਸਾਰੇ ਅਨਰਥ ਰੂਪ ਅਨਿਤ ਦਾ ਤਿਆਗ ਕਰਦੇ ਰਹਿਣਾ ਵੈਰਾਗ ਕਹਾਉਂਦਾ ਹੈ।

੩. ਖਟਸਮਤੀ -

**ਸਮ ਦਮ ਸ਼੍ਰਯਾ ਤੀਸਰੀ ਸਮਾਧਾਨ ਉਪਰਾਮ॥
ਛਠੀ ਤਿਤੀਕਸ਼ਾ ਜਾਨਿਏਂ ਭਿੱਨ ਭਿੱਨ ਯਹ ਨਾਮ॥
ਮਨ ਵਿਸ਼ਯਨ ਤੇ ਰੋਕ ਨੌਂ ਸਮ ਤਿਰਿੰ ਕਹਤ ਸੁਧੀਰ॥
ਇੰਦ੍ਰਯਗਣ ਕੌ ਰੋਕਨੌਂ ਦਮ ਭਾਖਤ ਬੁਧ ਵੀਰ॥**

ਵਿਚਾਰ ਸਾਗਰ ਪੰਨਾ - ੫

(I) **ਸਮ** - ਇਹ ਦਸ ਪ੍ਰਕਾਰ ਦਾ ਹੁੰਦਾ ਹੈ -

(ਉ) **ਹਿੰਸਾ ਦਾ ਤਿਆਗ** :- ਅਹਿੰਸਾ ਤਿੰਨ ਪ੍ਰਕਾਰ ਦੀ ਹੁੰਦੀ ਹੈ - ਮਾਨਸਿਕ ਅਹਿੰਸਾ, ਵਾਕ ਅਹਿੰਸਾ, ਦੇਹ ਅਹਿੰਸਾ। ਮਨ ਕਰਕੇ ਕਿਸੇ ਦਾ ਬੁਰਾ ਨਾ ਚਿਤਵਨਾ, ਸਰਬੱਤ ਦੇ ਭਲੇ ਦੀ ਕਾਮਨਾ ਮਨ ਵਿਚ ਰੱਖਣਾ। ਇਹ ‘ਮਾਨਸਿਕ ਅਹਿੰਸਾ’ ਹੈ।

ਗੁਰੂ ਦੇ ਸਿਧਾਂਤ ਮੁਤਾਬਿਕ ਫਿਕਾ ਬੋਲ ਕੇ ਦਿਲ ਨਾ ਤੋੜਨਾ, ਕ੍ਰੋਧ ਨਾਲ ਕਿਸੇ ਨੂੰ ਕੁ-ਬਚਨ ਨਾ ਬੋਲਣਾ, ਝੂਠ ਨਾ ਬੋਲਣਾ, ਕਪਟ ਦੇ, ਛਲ ਦੇ ਬਚਨ ਨਾ ਕਰਨਾ ‘ਵਾਕ ਅਹਿੰਸਾ’ ਹੈ।

ਸਰੀਰ ਕਰਕੇ ਜਾਂ ਸ਼ਸ਼ਤਰਾਂ ਦੀ ਮਦਦ ਨਾਲ ਜੀਵਾਂ ਨੂੰ ਨਾ ਦੁਖ ਦੇਣਾ, ਨਾ ਜਾਨ ਤੋਂ ਮਾਰਨਾ, ਦੂਸਰੇ ਦਾ ਨੁਕਸਾਨ ਨਾ ਕਰਨਾ; ਇਹ ‘ਸਰੀਰਕ ਅਹਿੰਸਾ’ ਹੈ। ਇਸ ਉਪਰ ਪਾਬੰਦ ਰਹਿਣਾ ਅਹਿੰਸਾ ਕਹਾਉਂਦੀ ਹੈ।

(ਅ) ਝੂਠ ਬਿਲਕੁਲ ਨਾ ਬੋਲੋ; ਜਿਥੇ ਕਿਸੇ ਦਾ ਸੱਚ ਬੋਲਣ ਨਾਲ ਘਾਤ ਹੁੰਦਾ ਹੋਵੇ, ਗਰੀਬਮਾਰ ਹੁੰਦੀ ਹੋਵੇ, ਉਥੇ ਮੌਨ ਹੀ ਧਾਰਨ ਕਰੋ।

(ਇ) **ਅਚੋਰੀ** - ਕਿਸੇ ਦਾ ਧਨ ਪਦਾਰਥ ਸੰਨ੍ਹ ਲਾ ਕੇ, ਧੱਕੇ ਨਾਲ ਜ਼ੋਰ-ਜ਼ਬਰ ਨਾਲ ਖੋ ਕੇ ਜਾਂ ਰਿਸ਼ਵਤ ਲੈ ਕੇ ਆਪਣਾ ਨਾ ਬਣਾਵੇ ਅਤੇ ਕਿਸੇ ਦੀ ਕਵਿਤਾ, ਕਿਸੇ ਦੇ ਲੇਖ, ਕਿਸੇ ਦੇ ਪੁਸਤਕ ਵਿਚ ਆਏ ਬਚਨਾਂ ਨੂੰ ਨਿਰਲੱਜਤਾ ਨਾਲ ਆਪਣਾ ਬਣਾ ਕੇ ਨਾ ਦੱਸੋ। ਇਸਨੂੰ ਖਿਆਲਾਂ ਦੀ ਚੌਰੀ ਆਖਦੇ ਹਨ। ਕਿਸੇ ਦੀ ਗੁਪਤ ਗੱਲ ਸੁਣਨ ਦਾ ਜਤਨ ਨਾ ਕਰੋ ਅਤੇ ਨਾ ਹੀ ਕਿਸੇ ਵਲ ਬੁਰੀ ਨਜ਼ਰ ਨਾਲ ਵੇਖੋ।

(ਸ) ‘ਏਕਾ ਨਾਗੀ ਜਤੀ ਹੋਇ’ ਗਿਹਸਤੀ ਲਈ ਬਹੁਤ ਜ਼ਰੂਰੀ ਹੈ ਅਤੇ ਬਿਹੰਗਮ ਲਈ ਪੂਰਨ ‘ਬ੍ਰਹਮਚਰੀਯ’ ਧਾਰਨ ਕਰਨਾ, ਅੱਠ ਰਹਿਤਾਂ ਦਾ ਧਾਰਨੀ ਹੋਣਾ ਬਹੁਤ ਹੀ ਜ਼ਰੂਰੀ ਹੈ। ਉਹ ਰਹਿਤਾਂ ਹਨ- ਇਕਾਂਤ ਵਿਚ ਨਾ ਮਿਲਣਾ, ਇਕਾਂਤ ਵਿਚ ਬੁਰੈ ਇਗਾਦੇ ਦੇ ਨਾਲ ਨਾ ਗੱਲ ਕਰਨੀ, ਇਸਤਰੀ ਦੇ ਅੰਗਾਂ, ਪ੍ਰ-ਅੰਗਾਂ ਦੀਆਂ ਗੱਲਾਂ ਨਾ ਕਰਨੀਆਂ, ਅੰਗ ਨਾ ਪਰਸਨੇ, ਹਿਤ

ਨਾਲ ਨਾ ਦੇਖਣਾ, ਮਨ ਵਿਚ ਮੰਦ ਵਾਸ਼ਨਾ ਦੀ ਚਿਤਵਨੀ ਨਾ ਕਰਨੀ ਆਦਿ ਹੋਰ ਰਹਿਤਾਂ ਦਾ ਧਾਰਨੀ ਹੋਣਾ ਜੱਤਿ ਕਹਾਉਂਦਾ ਹੈ।

ਗੁਰੂ ਦਸ਼ਮੇਸ਼ ਪਿਤਾ ਜੀ ਨੇ - 'ਰੇ ਮਨ ਐਸੋ ਕਰਿ
ਸੁਨਿਆਸਾ॥' ਵਿਚ ਜੱਤਿ ਦੀਆਂ ਜਟਾਂ ਧਾਰਨ ਕਰਨੀਆਂ ਫੁਰਮਾਇਆ ਹੈ। ਗੁਰੂ ਨਾਨਕ ਪਾਤਸ਼ਾਹ ਨੇ ਵੀ - 'ਜੜ੍ਹ ਪਾਹਾਰਾ ਧੀਰਜੁ
ਸੁਨਿਆਰੁ॥' ਵਿਚ ਫੁਰਮਾਨ ਕੀਤਾ ਹੈ। ਮਨ ਦੀਆਂ ਵਾਸ਼ਨਾਵਾਂ ਇਸ ਕੁਕਰਮ ਵਲੋਂ ਰੋਕਣੀਆਂ ਜੱਤਿ ਕਹਾਉਂਦੀਆਂ ਹਨ।

(ਹ) **ਧੀਰਜ** - ਦੁੱਖ-ਸੁੱਖ, ਹਾਣ-ਲਾਭ, ਆਦਰ-ਨਿਰਾਦਰ ਵਿਚ ਸਮਬਿਰਤੀ ਦਾ ਧਾਰਨੀ ਹੋਣਾ ਧੀਰਜ ਕਹਾਉਂਦੀ ਹੈ।

(ਕ) **ਖਿਮਾ** - ਕਿਸੇ ਦੇ ਅੰਗੁਣ ਵੇਖ ਕੇ ਉਸਨੂੰ ਮੁਆਫ ਕਰ ਦੇਣਾ, ਸਿੱਧੇ ਰਸਤੇ ਪਾ ਦੇਣਾ ਅਤੇ ਉਸਦਾ ਕਿਸੇ ਤਰ੍ਹਾਂ ਵੀ ਨੁਕਸਾਨ ਨਾ ਕਰਨਾ, ਖਿਮਾ ਕਹਾਉਂਦੀ ਹੈ। ਖਿਮਾਵੰਤ ਪੁਰਸ਼ ਉਦਾਰ ਵੀ ਹੁੰਦਾ ਹੈ ਜਿਵੇਂ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਇੱਠ ਮਾਰਨ ਵਾਲੇ ਬੱਚੇ ਨੂੰ ਉਸਦੀ ਬੇਰ ਝਾੜਨ ਵਾਲੀ ਕ੍ਰਿਆ ਨੂੰ ਆਪਣੇ ਨਾਲ ਤੁਲਨਾ ਦਿੰਦਿਆਂ ਹੋਇਆਂ ਦੋ ਪਿੰਡ ਬਖਸ਼ ਦਿੱਤੇ। ਇਹ ਖਿਮਾ ਦੀ ਬਹੁਤ ਉਚੀ ਮਿਸਾਲ ਹੈ।

(ਖ) **ਦਇਆ** - ਕਿਸੇ ਜੀਵ ਨੂੰ ਦੁਖੀ ਦੇਖ ਕੇ ਉਸਦੀ ਸਹਾਇਤਾ ਅੰਨ, ਵਸਤਰ, ਪੈਸੇ ਆਦਿ ਨਾਲ ਕਰਨੀ ਅਤੇ ਉਸ ਦੀਆਂ ਲੋੜਾਂ ਯਥਾਸ਼ਕਤ ਪੂਰੀਆਂ ਕਰਨੀਆਂ। ਸੰਕਟ ਵਿਚ ਆਏ ਨੂੰ ਦੁਖ ਦੂਰ ਕਰਨ ਲਈ ਕੋਈ ਹੱਲ ਦੱਸਣਾ, ਦਇਆ ਕਹਾਉਂਦੀ ਹੈ। ਨਿਰਦੀ ਪੁਰਸ਼ ਦੇ ਹਿਰਦੇ ਵਿਚ ਧਰਮ ਕਿਸੇ ਹਾਲਤ ਵਿਚ ਵੀ ਜਨਮ ਨਹੀਂ ਲੈ ਸਕਦਾ। ਜਿਵੇਂ ਕਿ ਗੁਰੂ ਮਹਾਰਾਜ ਦਾ ਫੁਰਮਾਨ ਹੈ -

ਧੌਲੁ ਧਰਮੁ ਦਇਆ ਕਾ ਪੂਰ੍ਤੁ॥
ਪੰਨਾ - ੩

ਇਨ੍ਹਾਂ ਗੁਰਵਾਕਾਂ ਦੇ ਪ੍ਰਕਾਸ਼ ਵਿਚ ਬਹੁਤ ਹੀ ਅਸੰਭਵ ਲਗਦਾ ਹੈ ਕਿ ਜੀਵਾਂ ਨੂੰ ਮਾਰ ਕੇ ਖਾਣ ਵਾਲੇ ਆਪਣੇ-ਆਪ ਨੂੰ ਕਿਵੇਂ ਧਰਮੀ ਅਖਵਾਉਂਦੇ ਹਨ - ਜਿਵੇਂ ਕਿ ਫੁਰਮਾਨ ਹੈ -

**ਜੀਅ ਬਧਹੁ ਸੁ ਧਰਮੁ ਕਰਿ ਬਾਪਹੁ ਅਧਰਮੁ ਕਹਹੁ ਕਤ
ਭਾਈ॥**

**ਆਪਸ ਕਉ ਮੁਨਿਵਰ ਕਰਿ ਬਾਪਹੁ ਕਾ ਕਉ ਕਹਹੁ
ਕਸਾਈ॥**
ਪੰਨਾ - ੧੧੦੩

ਗੁਰੂ ਧਰਮ ਅਤੇ ਆਮ ਧਰਮਾਂ ਵਿਚ ਦਇਆ ਦੇ ਕਈ ਪ੍ਰਮਾਣ ਆਉਂਦੇ ਹਨ ਜਿਵੇਂ ਕਿ ਰਾਵੀਆ ਜੀ ਨੇ ਹੱਜ ਕਰਦਿਆਂ ਮੱਕੇ ਤੋਂ ਈਂਡੋ ਕੋਹ ਉਚੇ ਇਕ ਕੁੱਤੀ ਨੂੰ ਆਪਣੇ ਸਿਰ ਦੇ ਵਾਲ ਅਤੇ ਸਾਰੇ ਕੱਪੜੇ ਪਾੜ ਕੇ ਪਾਣੀ ਕੱਢ ਕੇ, ਕੁੱਤੀ ਅਤੇ ਕਤੂਰਿਆਂ ਨੂੰ ਪਿਲਾਇਆ ਸੀ ਅਤੇ ਆਪ ਧਰਤੀ

ਖੇਦ ਕੇ ਮਿੱਟੀ ਵਿਚ ਬੈਠ ਕੇ ਆਪਣੇ ਸਰੀਰ ਨੂੰ ਢੱਕਿਆ। ਐਸਾ ਮਹਾਂਪੁਰਸ਼ ਦੱਸਦੇ ਹਨ ਕਿ ਉਸਨੂੰ ਦਰਸ਼ਨ ਦੇਣ ਵਾਸਤੇ ਕਾਹਬਾ ਸ਼ਰੀਫ਼ ੬੦ ਮੀਲ ਤੋਂ ਉਸਦੇ ਸਾਹਮਣੇ ਆਇਆ। ਇਸੇ ਤਰ੍ਹਾਂ ਨਾਲ ਗੁਰੂ ਦਰਸ਼ਨਾਂ ਨੂੰ ਆਉਂਦੀ ਸੰਗਤ ਪ੍ਰੇਮ ਕੋਹੜੀ ਨੂੰ ਵਾਰੀ-ਵਾਰੀ ਆਪਣੀ ਪਿੱਠ ਤੇ ਚੁੱਕ ਕੇ ਗੁਰੂ ਤੀਸਰੇ ਪਾਤਸ਼ਾਹ ਕੋਲ ਲੈ ਆਏ ਤੇ ਪਾਤਸ਼ਾਹ ਨੇ ਉਸਦਾ ਕੁਸ਼ਟ ਰੋਗ ਦੂਰ ਕਰਕੇ ਆਪਣੀ ਅਤਿਅੰਤ ਪ੍ਰਸੰਨਤਾ ਸੰਗਤ ਉਤੇ ਕੀਤੀ।

(ਗ) ਕੌਮਲ ਹਿਰਦਾ - ਸਰਬੱਤ ਦਾ ਭਲਾ ਲੋਚਦਿਆਂ, ਸ਼ੁਭ ਉਪਦੇਸ਼, ਬਗੈਰ ਵਿਤਕਰੇ ਤੋਂ ਦੇਣੇ ਅਤੇ ਕਿਸੇ ਪ੍ਰਤੀ ਰਾਗ ਦੈਸ਼ ਦੇ ਧਾਰਨੀ ਨਾ ਹੋਣਾ।

(ਘ) ਮਰਿਆਦਾ -

**ਅਲਪ ਅਹਾਰ ਸੁਲਪ ਸੀ ਨਿੰਦਾ ਦਯਾ ਛਿਮਾ ਤਨ
ਪ੍ਰੀਤਿ॥ 10**

ਦੇ ਮਹਾਂਵਾਕ ਅਨੁਸਾਰ ਭੂਖ ਤੋਂ ਚਉਥਾ ਹਿੱਸਾ ਘੱਟ ਖਾਣਾ ਅਤੇ ਸਵਾਦੂ ਭੋਜਨ ਨਾ ਖਾਣਾ ਕਿਉਂਕਿ ਸਵਾਦਾਂ ਤੋਂ ਹੀ ਹਮੇਸ਼ਾਂ ਰੋਗਾਂ ਦੀ ਉਤਪਤੀ ਹੁੰਦੀ ਹੈ। ਅੰਮ੍ਰਿਤ ਵੇਲੇ ਜਾਗ ਕੇ ਭਜਨ ਕਰਨ ਲਈ ਪਸੂਆਂ ਵਾਂਗੂ ਪੇਟ ਭਰ ਕੇ ਨਹੀਂ ਖਾਣਾ ਚਾਹੀਦਾ। ਪੌਸ਼ਟਿਕ ਅਹਾਰ ਜਿਨ੍ਹਾਂ ਤੋਂ ਬਗੈਰ ਸਰੀਰ ਵਿਚ ਸਾਂਤਵਿਕ, ਨਰੋਆ-ਪਣ ਆਵੇ, ਅਜਿਹੇ ਸਤੋਗੁਣੀ ਭੋਜਨ ਖਾਣੇ ਸਿਹਤ ਅਤੇ ਨਾਮ ਜਪਣ ਲਈ ਬਹੁਤ ਹੀ ਸਹਿਯੋਗੀ ਹੋਇਆ ਕਰਦੇ ਹਨ।

(ਙ) ਇਸ਼ਨਾਨ - ਸਰੀਰ ਦੀ ਸ਼ੁਧਤਾ ਵਾਸਤੇ ਸਰੀਰਕ ਇਸ਼ਨਾਨ ਜ਼ਰੂਰੀ ਹੈ ਜਿਵੇਂ ਕਿ -

**ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ
ਸਰਿ ਨਾਵੈ॥ 304**

ਅੰਮ੍ਰਿਤ ਰੂਪੀ ਗੁਰਬਾਣੀ ਦੇ ਅੰਮ੍ਰਿਤ ਕੁੰਡ ਵਿਚ ਮਨ ਦਾ ਇਸ਼ਨਾਨ ਕਰਾ ਕੇ ਮਨ ਵਿਚੋਂ ਰਾਗ, ਦੈਸ਼, ਈਰਥਾ, ਵੈਰ, ਵਿਰੋਧ, ਕੋਧ, ਛਲ, ਕਪਟ, ਧੋਖਾ, ਚੋਰੀ, ਬੇ-ਵਿਸ਼ਵਾਸੀ, ਰਿਣ ਹੱਤਿਆ ਆਦਿ ਮੈਲ ਤੋਂ, ਅੰਤਸ਼ਕਰਣ ਨੂੰ ਪਵਿੱਤਰ ਰੱਖਣਾ। ਚਿਤ ਦੇ ਇਸ਼ਨਾਨ ਲਈ ਗੁਰਮੰਤ੍ਰ, ਮੂਲਮੰਤ੍ਰ ਦਾ ਇਕਾਗਰ ਚਿਤ ਨਾਲ ਜਾਪ ਕਰਨਾ ਅਤੇ ਜੀਵ ਆਤਮਾ ਦੇ ਇਸ਼ਨਾਨ ਲਈ ਬ੍ਰਹਮ ਵਿਚਾਰ ਦਾ ਚਿੰਤਨ ਕਰਨਾ।

ਇਨ੍ਹਾਂ ਸਾਰੇ ਗੁਣਾਂ ਨੂੰ ਧਾਰਨ ਕਰਨਾ ਸਤਿ ਦੇ ਪ੍ਰਕਾਸ਼ ਲਈ ਅਤਿਅੰਤ ਜ਼ਰੂਰੀ ਹੈ।

(ii) ਦਮ - ਅਰਥਾਤ (ਉ) ਤਪ - ਤਿੰਨ ਪ੍ਰਕਾਰ ਦਾ ਹੁੰਦਾ ਹੈ।

***ਤਾਮਸੀ ਤਪ** - ਜਲ ਧਾਰੇ ਕਰਨੇ, ਅਗਨੀ ਤਾਪਣੀ, ਭੁੱਖੇ ਰਹਿਣਾ, ਰੋੜਾਂ ਤੇ ਸੌਣਾ, ਸਰੀਰ ਨੂੰ ਦੁਖੀ ਕਰਨਾ ਤਾਮਸੀ ਤਪ ਕਹਾਉਂਦਾ ਹੈ।

***ਗਜਸੀ ਤਪ** - ਬੁਰੇ ਕਰਮਾਂ ਤੋਂ ਆਪਣੇ ਮਨ ਨੂੰ ਰੋਕਣਾ। ਬਾਰ-ਬਾਰ ਗੁਰੂ

ਸ਼ਬਦ ਦੀ ਵਿਚਾਰ ਰਾਹੀਂ ਮਨ ਨੂੰ ਸਮਝਾਉਣਾ, ਸੇਵਾ ਕਰਨੀ - ਰਾਜਸੀ ਤਪ ਕਹਾਉਂਦਾ ਹੈ।

***ਸਾਂਤਕੀ ਤਪ** - ਬਿਰਤੀ ਨੂੰ ਸੰਕਲਪ ਅਤੇ ਵਿਕਲਪ ਦੀਆਂ ਲਹਿਰਾਂ ਤੋਂ ਅਛੋਹ ਕਰਕੇ ਨਾਮ ਧੁਨ, ਕੀਰਤਨ ਵਿਚ ਟਿਕਾਉਣਾ। ਇਸਨੂੰ ਸਾਂਤਕੀ ਤਪ ਕਿਹਾ ਕਰਦੇ ਹਨ। ਗੁਰੂ ਘਰ ਵਿਚ ਗੁਰਬਾਣੀ ਪੜ੍ਹਨਾ, ਵਿਚਾਰਨਾ, ਸਤਿ ਸ਼ਾਸ਼ਤਰ ਪੜ੍ਹਨਾ-ਸੁਣਨਾ ਸਾਂਤਕੀ ਤਪ ਹੋਇਆ ਕਰਦਾ ਹੈ। ਸਾਂਤਕੀ ਤਪ ਨਾਲ ਆਪਣਾ ਰੂਹਾਨੀ ਸਫਰ ਬਹੁਤ ਛੇਤੀ ਹੀ ਤਹਿ ਹੋ ਜਾਇਆ ਕਰਦਾ ਹੈ।

(ਅ) ਸੰਤੋਖ - ਜੀਅ ਭਰਕੇ ਮਿਹਨਤ ਕਰਨੀ, ਜੋ ਕੁਛ ਆਪਣੀ ਪਰਾਲਬਧ ਅਨੁਸਾਰ ਹੱਥ ਵਿਚ ਆਵੇ, ਉਸ ਉਤੇ ਮਨ ਵਿਚ ਸੰਤੋਖ ਧਾਰਨਾ, ਤ੍ਰਿਸ਼ਨਾ ਦੇ ਚੱਕਰ ਵਿਚ ਨਾ ਪੈਣਾ ਅਤੇ ਸੰਤੁਸ਼ਟ, ਖੁਸ਼ ਰਹਿਣਾ ਸੰਤੋਖ ਹੋਇਆ ਕਰਦਾ ਹੈ। ਪਦਾਰਥ ਨਾ ਹੱਥ ਆਉਣ ਤੇ ਆਪਣੇ ਆਪ ਨੂੰ ਸੰਤੋਖੀ ਕਹਿਣਾ, ਸੰਤੋਖੀ ਨਹੀਂ ਕਹਾਉਂਦਾ। ਇਹ ਇਕ ਮਜ਼ਬੂਰੀ ਹੋਇਆ ਕਰਦੀ ਹੈ ਕਿਉਂਕਿ ਮਨ ਵਿਚ ਸਤੁਸ਼ਟਤਾ ਨਹੀਂ ਹੁੰਦੀ। ਅੱਖਾਂ, ਕੰਨਾਂ, ਹੱਥਾਂ, ਪੈਰਾਂ ਨੂੰ ਸੰਤੋਖ ਵਿਚ ਰੱਖਣਾ ਉਤਮ ਸੰਤੋਖ ਹੈ।

(ਈ) ਆਸਤਿਕ ਭਾਵ - ਗੁਰਵਾਕਾਂ ਤੇ, ਗੁਰਬਾਣੀ ਤੇ ਪੂਰਨ ਵਿਸ਼ਵਾਸ ਲਿਆ ਕੇ ਹਿਰਦੇ ਵਿਚ ਧਾਰਨ ਕਰਨਾ ਅਤੇ ਉਸਦੇ ਮੁਤਾਬਿਕ ਆਪਣਾ ਜੀਵਨ ਬਿਤਾਉਣਾ, ਇਹ ਤੀਸਰਾ ਨੇਮ ਆਸਤਿਕ ਕਹਾਉਂਦਾ ਹੈ।

(ਸ) ਦਾਨ - ਦਾਨ ਤਿੰਨ ਕਿਸਮ ਦਾ ਹੈ ਅਤੇ ਇਸਦਾ ਫਲ ਵੀ ਘਟ-ਵਧ ਅਵਸਥਾ ਭੇਦ ਨਾਲ ਹੋ ਜਾਇਆ ਕਰਦਾ ਹੈ।

***ਤਾਮਸੀ ਦਾਨ** - ਦਾਨ ਦੇਣ ਦੀ ਆਪਣੇ ਵਿਚ ਸਮਰੱਥਾ ਤਾਂ ਹੈ ਨਹੀਂ, ਪਰ ਦੂਸਰਿਆਂ ਨੇ ਕਹਿ ਕਹਾ ਕੇ ਵਿੱਤ ਤੋਂ ਵੱਧ ਦਾਨ ਕਰਾ ਦਿਤਾ, ਜਿਸ ਨਾਲ ਮਨ ਖੁਸ਼ ਹੋਣ ਦੀ ਥਾਂ ਅਫਸੋਸ ਵਿਚ ਚਲਾ ਗਿਆ। ਅਜਿਹੇ ਦਾਨ ਨੂੰ ਤਾਮਸੀ ਦਾਨ ਕਿਹਾ ਜਾਂਦਾ ਹੈ ਅਤੇ ਇਸਦਾ ਫਲ ਪੁੰਨ ਦੀ ਥਾਂ ਪਾਪ ਹੋਇਆ ਕਰਦਾ ਹੈ। ਦਾਨ ਲੈਣ ਵਾਲਿਆਂ ਅਤੇ ਦੇਣ ਵਾਲਿਆਂ ਉਪਰ ਇਸ ਦਾ ਕੁ-ਪ੍ਰਭਾਵ ਪੈਂਦਾ ਹੈ।

***ਰਾਜਸੀ ਦਾਨ** - ਆਪਣੀ ਮਾਇਆ ਦਾ ਅਭਿਮਾਨ ਕਰਨਾ। ਦੂਸਰਿਆਂ ਨੂੰ ਇਹ ਦੱਸਣ ਵਾਸਤੇ ਕਿ ਮੈਂ ਬਹੁਤ ਵੱਡਾ ਦਾਨੀ ਹਾਂ ਅਤੇ ਆਪਣੇ ਦਿਤੇ ਹੋਏ ਦਾਨ ਦਾ ਜਸ ਕਰਾਉਣ ਦੀ ਭਾਵਨਾ ਨਾਲ ਦਾਨ ਦੇਣਾ, ਪੱਥਰ ਲਵਾਉਣਾ, ਅਖਬਾਰਾਂ ਵਿਚ advertisement ਦੇਣੀਆਂ ਅਤੇ ਆਪਣੇ ਆਪ ਨੂੰ ਮਸ਼ਹੂਰ ਕਰਕੇ ਜਸ ਲੈਣ ਦੀ ਭਾਵਨਾ ਰੱਖਣੀ, ਇਹ ਰਾਜਸੀ ਦਾਨ ਹੋਇਆ ਕਰਦਾ ਹੈ। ਇਸਦਾ ਫਲ, ਜੋ ਪ੍ਰਸੰਸਾ ਮਿਲ ਗਈ, ਉਤਨਾ ਹੀ ਹੋਇਆ ਕਰਦਾ ਹੈ ਪਰ ਅਸਲੀਅਤ ਤੋਂ ਵਾਂਝਾ ਰਹਿ ਜਾਇਆ ਕਰਦਾ ਹੈ ਜਿਵੇਂ ਕਿ ਗੁਰਬਾਣੀ ਵਿਚ ਛੁਰਮਾਨ ਹੈ -

**ਤੀਰਥ ਬਰਤ ਅਰੁ ਦਾਨ ਕਰਿ ਮਨ ਮੈਂ ਧਰੈ ਗੁਮਾਨੁ ॥
ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥**

ਪੰਨਾ - ੧੪੨੮

***ਸਾਂਤਕੀ ਦਾਨ** - ਸਾਂਤਕੀ ਦਾਨ ਉਸਨੂੰ ਕਹਿੰਦੇ ਹਨ ਕਿ ਵਾਹਿਗੁਰੂ ਵਲੋਂ ਦਿਤੀਆਂ ਦਾਤਾਂ ਉਸਦੀ ਮਿਹਰ ਦੇ ਸਦਕੇ ਆਪਣੇ ਆਪ ਨੂੰ ਬਖਸ਼ੀਆਂ ਜਾਣਣਾ ਅਤੇ ਭਾਵਨਾ ਸਹਿਤ ਹੋ ਕੇ ਨਿਰਤਾ ਨਾਲ ਵਾਹਿਗੁਰੂ ਦਾ ਦਿਤਾ ਹੀ ਉਸਨੂੰ ਸੌਂਪਣਾ, ਇਹ ਸਾਂਤਕੀ ਦਾਨ ਹੋਇਆ ਕਰਦਾ ਹੈ। ਇਸ ਵਿਚ ਦਾਤੇ ਨੂੰ ਬਹੁਤ ਖੁਸ਼ੀ ਵੀ ਮਿਲਦੀ ਹੈ, ਪ੍ਰਸੰਨਤਾ ਹੁੰਦੀ ਹੈ, ਵਿਘਨਾਂ ਦਾ ਨਾਸ਼ ਵੀ ਹੁੰਦਾ ਹੈ, ਕਾਰੋਬਾਰ ਵਿਚ ਤਰੱਕੀ ਵੀ ਹੁੰਦੀ ਹੈ। ਨਿਸ਼ਕਾਮ ਕੀਤਾ ਸਾਂਤਕੀ ਦਾਨ, ਜਨਮਾਂ-ਜਨਮਾਂਤਰਾਂ ਦੀ ਅੰਤਸ਼ਕਰਣ ਵਿਚ ਪਈ ਮੈਲ ਨੂੰ ਕੱਟਦਾ ਹੈ।

(ਹ) ਪੂਜਾ - ਅੰਤਰ ਆਤਮੇ 'ਗੁਰ ਕੀ ਮੂਰਤਿ ਮਨ ਮਹਿ ਧਿਆਨ' ਜਾਂ ਨਾਮ ਧੁਨ ਜਾਂ ਪ੍ਰਭੂ ਨੂੰ ਜੋਤੀ ਸਰੂਪ ਜਾਣ ਕੇ ਜੋਤੀ ਦਾ ਧਿਆਨ ਪੂਰੀ ਵਿਧੀ ਤੇ ਸ਼ਰਧਾ ਨਾਲ ਕਰਨਾ। ਅੰਤਰੰਗ ਸ਼ਰਧਾ, ਇਸਦਾ ਫਲ ਵਿਖਸ਼ੇਪ ਦੁੱਖ ਦੂਰ ਹੋ ਕੇ ਇਕਾਗਰ ਚਿਤ ਦੀ ਪ੍ਰਾਪਤੀ ਹੋਣੀ, ਇਸ ਅਨੁਸਾਰ ਕੀਤਾ ਪਠਨ-ਪਾਠ, ਮੰਤਰ-ਸਿਮਰਨ ਦਾ ਫਲ ਬਹੁਤ ਹੀ ਅਧਿਕ ਹੋਇਆ ਕਰਦਾ ਹੈ।

(ਕ) ਪਾਠ - ਨਿਤਨੇਮ ਕਰਨਾ, ਗੁਰੂ ਸਿਧਾਂਤ ਨੂੰ ਸ੍ਰਵਣ ਕਰਨਾ ਅਤੇ ਮਨ ਵਿਚ ਧਾਰਨ ਕਰਕੇ ਗੁਰਬਾਣੀ ਦੇ ਪ੍ਰਕਾਸ਼ ਵਿਚ ਆਪਣੇ ਜੀਵਨ ਨੂੰ ਗੁਰੂ ਦੀ ਦੱਸੀ ਸੇਧ ਵਿਚ ਤੋਰਨਾ - ਪਾਠ ਕਹਾਉਂਦਾ ਹੈ।

(ਖ) ਦੰਭ ਬਿਨਾ - ਜੀਵਨ ਨੂੰ ਬਗੈਰ ਕਿਸੇ ਕਪਟ ਤੋਂ, ਛਲ ਤੋਂ ਸੁਥਰਾ ਰੱਖਣਾ, ਸਰਲ ਜੀਵਨ ਨੂੰ ਅਪਨਾਉਣਾ - ਇਹ ਸੱਤਵਾਂ ਨੇਮ ਹੈ।

(ਗ) ਸਾਂਤਕੀ ਬਿਰਤੀ - ਮਨ ਵਿਚ ਪੂਰੀ ਤਰ੍ਹਾਂ ਦੇ ਨਾਲ ਇਹ ਧਾਰਨ ਕਰਨਾ ਕਿ -

**ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭ ਕੋਇ॥
ਜਿਨਿ ਐਸਾ ਕਰਿ ਬੁਝਿਆ ਮੀਤੁ ਹਮਾਰਾ ਸੋਇ॥**

ਪੰਨਾ - ੧੩੬੪

ਹਮ ਨਹੀਂ ਚੰਗੇ ਬੁਰਾ ਨਹੀਂ ਕੋਇ॥

ਪੰਨਾ - ੨੨੯

ਅਭਿਮਾਨ ਤੋਂ ਆਪਣੇ ਆਪ ਨੂੰ ਸਾਫ-ਸੁਥਰਾ ਰੱਖਣਾ, ਅਤੇ ਵਿਅਰਥ ਚਿਤਵਨੀਆਂ ਵਿਚ, day dreams (ਜਾਗ੍ਰਤ ਸੁਪਨੇ) ਤੋਂ ਆਪਣੇ ਆਪ ਨੂੰ ਅਛੋਹ ਰੱਖਣਾ, ਮਿੱਠਾ ਬੋਲਣਾ, ਸਰਬੱਤ ਦਾ ਭਲਾ ਮਨ ਵਿਚ ਰੱਖਣਾ। ਦੁਖੀ, ਗਰੀਬ ਉਤੇ ਦਇਆ ਦੀ ਭਾਵਨਾ ਰੱਖਣੀ ਅਤੇ ਕੌੜੇ, ਫਿੱਕੇ ਬੋਲ ਸਹਾਰਨੇ, ਆਪਣੀ ਨਿੰਦਾ ਸੁਣ ਕੇ ਦੁਖੀ ਨਾ ਹੋਣਾ। ਇਹ ਸਾਂਤਕੀ ਬਿਰਤੀ ਹੋਇਆ ਕਰਦੀ ਹੈ।

(ਘ) ਅਬੋਲ - ਗੁਰਬਾਣੀ ਦਾ ਪਾਠ ਕਰਨ ਸਮੇਂ ਕਿਸੇ ਹੋਰ ਵਾਕ ਵਲੋਂ ਮੌਨ ਰੱਖਣਾ ਅਤੇ ਬਾਣੀ ਪੜ੍ਹਦੇ ਹੋਛੀਆਂ ਗੱਲਾਂ ਨਾ ਕਰਨੀਆਂ, ਸਿਮਰਨ

ਕਰਨ ਵੇਲੇ ਮਨ ਵਿਚ ਕੋਈ ਫੁਰਨਾ ਨਾ ਆਉਣ ਦੇਣਾ - ਇਸਨੂੰ ਅਬੋਲ ਕਹਿੰਦੇ ਹਨ।

(੬) ਹੋਮ - ਭੁੱਖੇ ਨੂੰ ਅੰਨ, ਜਲ, ਦੁੱਧ ਦੇਣਾ; ਅੰਨ ਵਸਤਰ ਅਜਿਹੀ ਥਾਂ ਤੇ ਭੇਟਾ ਕਰਨੇ ਜਿਥੋਂ ਭੁੱਖਿਆਂ ਨੂੰ ਪ੍ਰਸ਼ਾਦਾ, ਨੰਗਿਆਂ ਨੂੰ ਬਸਤਰ, ਦਵਾ-ਦਾਰੂ ਅਤੇ ਹੋਰ ਮਦਦ ਕੀਤੀ ਜਾਂਦੀ ਹੋਵੇ, ਉਸ ਥਾਂ ਇਨ੍ਹਾਂ ਚੀਜ਼ਾਂ ਨੂੰ ਨਿਮਰਤਾ ਸਹਿਤ ਦੇਣਾ। ਇਹ ਬ੍ਰਹਮ ਹੋਮ ਕਹਾਉਂਦਾ ਹੈ।

(੩੩) ਸ਼ਰਧਾ - ਗੁਰੂ ਵਾਕ, ਸੰਤ ਬਚਨ ਉਤੇ ਪੂਰਨ ਸ਼ਰਧਾ ਰੱਖ ਕੇ ਮੰਨਨ ਕਰਨਾ ਅਤੇ ਸ਼ਰਧਾ ਦੇ ਨਾਲ ਗੁਰੂ ਨੂੰ ਪ੍ਰਮੋਸਰ ਦਾ ਪੂਰਨ ਰੂਪ ਜਾਨਣਾ, ਉਨ੍ਹਾਂ ਦੇ ਬਚਨ ਵਿਚ ਸਤਿ ਪ੍ਰਤੀਤ ਰੱਖਣਾ - ਸ਼ਰਧਾ ਕਹਾਉਂਦੀ ਹੈ। ਸ਼ਰਧਾ, ਭਰੋਸਾ, ਪ੍ਰਤੀਤ ਇਕੋ ਚੀਜ਼ ਦੇ ਵੱਖ-ਵੱਖ ਨਾਮ ਹਨ। ਜਦੋਂ ਤਕ ਪ੍ਰਤੀਤ ਹਿਰਦੇ ਵਿਚ ਧਾਰਨ ਨਹੀਂ ਕਰਦੇ, ਉਨ੍ਹਾਂ ਦੇਰ ਤੱਕ ਬ੍ਰਹਮ ਵਾਕ, ਮਹਾਂਵਾਕ ਹਿਰਦੇ ਵਿਚ ਕੋਈ ਅਸਰ ਨਹੀਂ ਕਰਿਆ ਕਰਦੇ। ਜਿਵੇਂ ਕਿ ਫੁਰਮਾਨ ਹੈ -

**ਜਾ ਕੈ ਮਨਿ ਗੁਰ ਕੀ ਪਰਤੀਤਿ॥
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ॥**
ਪੰਨਾ - ੨੯੩

(ੴ) ਸਮਾਧਾਨ - ਸਾਵਧਾਨ ਹੋ ਕੇ ਸਮ, ਦਮ ਅਤੇ ਹੋਰ ਦੱਸੇ ਹੋਏ ਸਾਧਨਾਂ ਦੀ ਕਮਾਈ ਕਰਨੀ। ਗੁਰੂ ਦੇ ਉਪਦੇਸ਼ ਨੂੰ ਸੁਣਨਾ, ਸੁਣਨ ਸਮੇਂ ਨੀਂਦ ਅਤੇ ਆਲਸ ਦੀ ਲੈਅਤਾ ਬਿਰਤੀ, ਪੁਰਾਣੀਆਂ ਗੱਲਾਂ ਦੀ ਯਾਦ ਅਰਥਾਤ ਸਿਮਿਤੀ ਬਿਰਤੀ, ਗੁਰੂ ਸਿਧਾਂਤ ਰੂਪੀ ਗੁਰ ਪ੍ਰਮਾਣਾਂ ਨੂੰ ਨਾ ਸਮਝਣ ਦੀ ਮੁੜ੍ਹਤਾ ਬਿਰਤੀ ਅਤੇ ਚਿਤ ਦੀ ਚੰਚਲਤਾ ਤੋਂ ਰਹਿਤ ਹੋ ਕੇ ਗੁਰ ਉਪਦੇਸ਼ ਨੂੰ ਸੁਣਨਾ ਅਤੇ ਕਮਾਉਣਾ- ਸਮਾਧਾਨਤਾ ਕਹਾਉਂਦੀ ਹੈ।

(੫) ਉਪਰਾਮ - ਵਿਵਹਾਰੀ ਵਿਸ਼ਿਆਂ ਭਰੇ ਵਿਚਾਰ, ਭੇਦਵਾਦੀ ਬਚਨ, ਬੇ-ਮਤਲਬਾ ਬਕਵਾਸ ਸੁਣਨ ਤੋਂ ਆਪਣੇ ਆਪ ਨੂੰ ਦੂਰ ਰੱਖਣਾ। ਗਿਰ੍ਹਸਤ ਦੀਆਂ ਉਲੱਝਨਾਂ ਵਿਚ ਮਨ ਨੂੰ ਨਾ ਫਸਾਉਣਾ ਅਤੇ ਅਗਿਆਨੀ, ਭਰਮ ਵਿਚ ਭੁੱਬੇ ਹੋਏ ਮਨੋਂ ਅੰਧੇ-ਕੂਪ ਪ੍ਰਾਣੀਆਂ ਦੇ ਸੰਗ ਤੋਂ ਆਪਣੇ ਆਪ ਨੂੰ ਦੂਰ ਰੱਖਣਾ - ਉਪਰਾਮ ਕਹਾਉਂਦਾ ਹੈ। ਇਸ ਸਾਰੇ ਉਪਰ ਕਥੇ ਬਚਨਾਂ ਨੂੰ 'ਖਟ-ਸਮਤੀ' ਦਾ ਨਾਮ ਮਹਾਂਪੁਰਸ਼ ਦਿੰਦੇ ਹਨ। ਬਾਣੀ ਦਾ ਫੁਰਮਾਨ ਹੈ -

**ਵਿਣੁ ਗੁਣ ਕੀਤੇ ਭਗਤਿ ਨ ਹੋਇ॥
ਪੰਨਾ - ੪**

(੬) ਤਿਤੀਕਸ਼ਾ - ਦੁੱਖ-ਸੁੱਖ, ਮਾਨ-ਅਪਮਾਨ, ਭੁੱਖ-ਤ੍ਰਿਖਾ ਦੇ ਪ੍ਰਭਾਵਾਂ ਨੂੰ, ਹਠ ਕਰਕੇ ਸਹਿਨ ਕਰਨਾ ਤਿਤੀਕਸ਼ਾ ਕਹਾਉਂਦੀ ਹੈ।

੪. ਮੌਖਸ਼ ਇੱਛਾ - ਸੰਸਾਰ ਨੂੰ ਨਾਸ਼ਵਾਨ ਅਤੇ ਛਿੰਨ-ਭੰਗਰ ਜਾਣ ਕੇ, ਦੁੱਖਾਂ ਦਾ ਭਰਿਆ ਜਾਣ ਕੇ ਇਸਦੇ ਦੁੱਖਾਂ ਤੋਂ ਛੁਟਕਾਰਾ ਪਾਉਣ ਦਾ

ਨਾਮ ਮੋਖਸ਼ ਇੱਛਾ ਹੈ। ਇਸ ਇੱਛਾ ਦੇ ਅਧੀਨ ਸਮਰੱਥ ਗੁਰੂ ਦੀ ਸ਼ਰਨ ਵਿਚ ਜਾਣਾ, ਸਤਿਸੰਗ ਕਰਨਾ, ਸ਼ੁਭ ਕਰਮ ਕਰਨੇ ਅਤੇ ਗੁਰੂ ਤੋਂ ਪ੍ਰਾਪਤ ਹੋਏ ਉਪਦੇਸ਼ਾਂ ਨੂੰ ਕਮਾਉਣ ਦੀ ਪੂਰੀ ਲਾਲਸਾ ਮਨ ਵਿਚ ਰੱਖਣੀ, ਮੋਖਸ਼ ਇੱਛਾ ਕਹਾਉਂਦੀ ਹੈ।

ਜਦੋਂ ਇਹ ਚਾਰ ਸਾਧਨ ਪਰਪੱਕ ਹੋ ਜਾਣ ਤਾਂ ਜਗਿਆਸੁ ਗਿਆਨ ਦਾ ਅਧਿਕਾਰੀ ਗਿਣਿਆ ਜਾਂਦਾ ਹੈ। ਗਿਆਨ ਦੀ ਪਰਪੱਕਤਾ ਵਾਸਤੇ ਤਿੰਨ ਸਾਧਨਾਂ ਦੀ ਬਹੁਤ ਹੀ ਜ਼ਰੂਰੀ ਲੋੜ ਹੈ, ਜਿਨ੍ਹਾਂ ਵਿਚੋਂ ਸਵਣ, ਮੰਨਣ, ਨਿਧਿਆਸਣ ਬਾਰੇ ਗੁਰਬਾਣੀ ਵਿਚ ਬਾਰ-ਬਾਰ ਆਦੇਸ਼ ਦਿਤੇ ਹੋਏ ਮਿਲਦੇ ਹਨ। ਸਵਣ ਦੀ ਅਤੇ ਮੰਨਣ ਦੀ ਮਹੱਤਤਾ 'ਜਪੁਜੀ ਸਾਹਿਬ' ਵਿਚ ਚਾਰ-ਚਾਰ ਪੌੜੀਆਂ ਰਾਹੀਂ ਬਹੁਤ ਹੀ ਵਿਸਥਾਰ ਪੂਰਵਕ ਕਰਕੇ, ਏਸ ਜੀਵ ਨੂੰ ਦੱਸੀ ਗਈ ਹੈ। ਨਿਧਿਆਸਣ ਕਰਨ ਵਾਸਤੇ ਗੁਰਬਾਣੀ ਵਿਚ ਬਾਰ-ਬਾਰ ਪ੍ਰੇਰਨਾ ਆਉਂਦੀ ਹੈ, ਜਿਸ ਤਰ੍ਹਾਂ ਕਿ -

ਸਾਸਿ ਸਾਸਿ ਸਿਮਰਹੁ ਗੋਬਿੰਦ॥ ਮਨ ਅੰਤਰ ਕੀ ਉਤਰੈ ਚਿੰਦ॥ ਪੰਨਾ - ੨੯੫
ਬਾਰੰ ਬਾਰ ਬਾਰ ਪ੍ਰਭੁ ਜਪੀਐ॥ ਪੀ ਅੰਮ੍ਰਿਤੁ ਇਹੁ ਮਨੁ ਤਨੁ ਧਪੀਐ॥ ਪੰਨਾ - ੨੯੬

ਅਨੇਕਾਂ ਗੁਰਵਾਕ ਨਿਧਿਆਸਣ ਦਾ ਅਭਿਆਸ ਕਰਨ ਦੀ ਪ੍ਰੇਰਨਾ ਕਰਦੇ ਹਨ। ਬ੍ਰਹਮਗਿਆਨੀ ਮਹਾਤਮਾ ਦੇ ਬਚਨਾਂ ਨੂੰ ਪੂਰਨ ਸ਼ਰਧਾ, ਵਿਚਾਰ ਦੇ ਪ੍ਰਕਾਸ਼ ਵਿਚ, ਹਿਰਦੇ ਦੇ ਪ੍ਰੇਮ ਨਾਲ, ਚਿਤ ਦੀ ਇਕਾਗਰਤਾ ਧਾਰਨ ਕਰਕੇ, ਆਸਤਿਕ ਬੁੱਧੀ ਧਾਰਨ ਕਰਕੇ, ਦ੍ਰਿੜ੍ਹਤਾ ਸਹਿਤ ਸੁਣਨਾ, ਅਰ ਸੁਣਕੇ ਹਿਰਦੇ ਵਿਚ ਉਨ੍ਹਾਂ ਬਚਨਾਂ ਦਾ ਬਾਰੰਬਾਰ ਸਿਮਰਨ ਕਰਨਾ, ਵਿਚਾਰ ਕਰਨਾ ਅਤੇ ਉਨ੍ਹਾਂ ਬਚਨਾਂ ਨੂੰ ਵਿਚਾਰ ਕੇ ਹਿਰਦੇ ਵਿਚ ਧਾਰਨ ਕਰਨਾ ਬਹੁਤ ਹੀ ਜ਼ਰੂਰੀ ਹੈ। ਗਾਵਿਆ ਤੇ ਸੁਣਿਆ ਤਾਂ ਹੀ ਥਾਂ ਪੈਂਦਾ ਹੈ। ਗੁਰੂ ਆਗਿਆ ਨੂੰ ਸਤਿ-ਸਤਿ ਕਰਕੇ ਮੰਨਣਾ ਅਤੇ ਉਸਦੇ ਮੁਤਾਬਿਕ ਆਪਣੀ ਜੀਵਨ ਚਾਲ ਨੂੰ ਤੋਰਨਾ ਜ਼ਰੂਰੀ ਹੈ; ਫਰਮਾਨ ਹੈ -

**ਸੇਵਕ ਸਿਖ ਪੁਜਣ ਸਭਿ ਆਵਹਿ
 ਸਭਿ ਗਾਵਹਿ ਹਰਿ ਹਰਿ ਉਤਮ ਬਾਨੀ॥
 ਗਾਵਿਆ ਸੁਣਿਆ ਤਿਨ ਕਾ ਹਰਿ ਬਾਇ ਪਾਵੈ
 ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ॥** ਪੰਨਾ - ੬੬੬

ਸ੍ਰਵਣ, ਮੰਨਣ ਕਰਕੇ ਜੋ ਗੁਰਬਾਣੀ ਦਾ ਸਿਧਾਂਤ 'ਏਕੰਕਾਰ' ਅਰਥਾਤ 'ਏਕੋ ਬਹੁਮ ਦੁਤੀਆ ਨਾਸਤੀ' ਜਾਂ 'ਬ੍ਰਹਮ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ॥। ਆਤਮ ਪਾਸਾਰਾ ਕਰਣਹਾਰਾ ਪ੍ਰਭ ਬਿਨਾ ਨਹੀਂ ਜਾਣੀਐ॥' ਦੇ ਨਾਲ ਬਿਰਤੀ ਨੂੰ ਐਸਾ ਲੀਨ ਕਰਨਾ ਜਿਵੇਂ ਪਤਾਸੇ ਪਾਣੀ ਵਿਚ ਘੁਲ-ਮਿਲ ਜਾਂਦੇ ਹਨ ਜਾਂ ਨਮਕ ਪਾਣੀ ਵਿਚ ਪਾਇਆਂ, ਵਿਚ ਹੀ ਰਲ ਜਾਂਦਾ ਹੈ। ਇਸ ਤਰ੍ਹਾਂ ਦੇ ਨਾਲ 'ਏਕੋ ਬ੍ਰਹਮ ਦੁਤੀਆ ਨਾਸਤੀ' ਦੀ ਬਿਰਤੀ ਨੂੰ ਅਦੂਤ ਵਸਤੂ ਪ੍ਰਮਾਤਮਾ ਵਿਚ ਲੀਨ ਕਰਨ ਨਾਲ ਨਿਧਿਆਸਣ ਪਰਪੱਕ ਹੋ ਜਾਇਆ ਕਰਦਾ ਹੈ। ਜਦੋਂ ਨਿਧਿਆਸਣ ਪਰਪੱਕ ਹੋ ਜਾਵੇ ਤਾਂ ⁴³ ਸੀਤ ਸਰੂਪ ਪ੍ਰਮ-ਆਤਮਾ ਦਾ ਇਸ ਹਿਰਦੇ ਵਿਚ ਸ਼ਾਖਸ਼ਾਤਕਾਰ ਹੋ ਕੇ ਦਿਬ ਦਿਸਟੀ ਖੱਲ ਜਾਇਆ ਕਰਦੀ ਹੈ ਅਤੇ 'ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ' ਦਾ ਪ੍ਰਤੱਖ ਨਜ਼ਾਰਾ ਸ਼ਾਖਸ਼ਾਤਕਾਰ ਹੋ ਜਾਂਦਾ ਹੈ। ਅੰਦਰ ਬਾਹਰ ਹਰ ਥਾਂ ਉਪਰ ਇਕੋ ਹੀ ਪ੍ਰਮੇਸ਼ਵਰ ਪੂਰਨ ਰੂਪ ਵਿਚ ਸ਼ਾਖਸ਼ਾਤਕਾਰ ਹੋ ਜਾਇਆ ਕਰਦਾ ਹੈ। ਜਿਵੇਂ ਕਿ ਗੁਰੂਵਾਕ ਅਨੁਸਾਰ -

**ਸੋ ਅੰਤਰਿ ਸੋ ਬਾਹਰਿ ਅਨੰਤ॥ ਘਟਿ ਘਟਿ ਬਿਆਪਿ
 ਰਹਿਆ ਭਗਵੰਤਾ॥
 ਧਰਨਿ ਮਾਹਿ ਆਕਾਸ ਪਈਆਲ॥ ਸਰਬ ਲੋਕ ਪੂਰਨ**

ਧਰਮ ਕੀ ਪਉੜੀ

ਸਤਿਜੁਗ, ਤੇਤਾ ਅਤੇ ਦੁਆਪਰ ਜੁਗ ਬੀਤਣ ਤੋਂ ਬਾਅਦ ਕਲਿਜੁਗ ਦੇ ਪ੍ਰਭਾਵ ਹੇਠ ਆਇਆ ਜਗਿਆਸੂ ਡਾਵਾਂ-ਡੋਲ ਹੋ ਗਿਆ। ਸਤਿਜੁਗ ਦਾ ਸਾਧਨ ਸਤਿ, ਤੇਤੇ ਦਾ ਸਾਧਨ ਯੱਗ, ਦੁਆਪਰ ਦੇ ਸਾਧਨ ਪੂਜਾ ਸਨ ਪਰ ਕਲਿਜੁਗ ਦੇ ਸਮੇਂ ਅੰਦਰ ਇਹ ਆਪਣਾ ਫਲ ਦੇਣ ਤੋਂ ਅਸਮਰਥ ਹੋ ਗਏ। ਪਾਪ ਦਾ ਪਸਾਰਾ ਹੋ ਗਿਆ। ਨ ਰਜੇ ਵਿਚ ਧਰਮ ਰਿਹਾ ਤੇ ਪਰਜਾ ਗਿਆਨ ਦੇ ਨੇਤ੍ਰ ਗੁਆ ਕੇ ਅੰਨ੍ਹੀ ਹੋ ਗਈ। ਰਾਜਿਆਂ ਨੇ ਪਰਜਾ ਨੂੰ ਪਾਲਣ ਦਾ ਧਰਮ ਛੱਡ ਕੇ ਕਸਾਈ ਦਾ ਰੂਪ ਧਾਰਣ ਕਰ ਲਿਆ। ਪਾਖੰਡ ਆਦਿ ਅਨੇਕ ਕਿਸਮ ਦੇ ਅੰਧ-ਕਰਮ ਪ੍ਰਚਲਤ ਹੋਣ ਕਰਕੇ ਕਲਿਜੁਗ ਦੇ ਜੀਵ ਡਾਵਾਂ-ਡੋਲ ਹੋ ਗਏ ਅਤੇ ਆਪਣੇ ਉਧਾਰ ਦਾ ਕੋਈ ਸਾਧਨ ਨਾ ਦੇਖ ਕੇ ਅੰਧਕਾਰ ਵਿਚ ਗੁਆਚ ਗਏ। ਸੱਚ ਦਾ ਕਾਲ ਪੈ ਗਿਆ। ਜਨਤਾ ਦੇ ਸਰਬੱਤ ਅੰਗਾਂ ਵਿਚ ਕੁਝ ਦਾ ਪਸਾਰਾ ਹੋ ਗਿਆ। ਮਨੁਖ ਨੂੰ ਕੋਈ ਰਾਹ ਸੁੱਝ ਨਹੀਂ ਸੀ ਰਿਹਾ ਕਿ ਸੰਸਾਰ ਸਮੁੰਦਰ ਤੋਂ ਕਿਹੜੇ ਸਾਧਨ ਨਾਲ ਪਾਰ ਜਾਇਆ ਜਾ ਸਕੇ। ਅਨੇਕ ਕਿਸਮ ਦੇ ਨਾਸਤਕ ਮਤਿ ਪ੍ਰਧਾਨ ਹੋ ਗਏ ਅਰ ਧਰਮ ਗ੍ਰੰਥਾਂ ਦੇ ਸੁਚੇ ਅਰਥ ਮਨਮਤਿ ਦੇ ਸਿਧਾਂਤਾਂ ਵਿਚ ਗੁਆਚ ਗਏ।

ਐਸੇ ਸਮੇਂ ਦੇ ਅੰਦਰ ਗੁਰੂ ਨਾਨਕ ਪਾਤਸ਼ਾਹ ਜੀ ਨੇ ਮਨੁਖ ਦਾ ਬੁੱਤ ਪੂਜਾ ਵੱਲ ਰੁਝਾਨ ਅਤੇ ਸਤਿ ਵਿਸ਼ਵਾਸ਼ ਦੀ ਅਣਹੋਂਦ ਆਦਿ ਤਰਸਯੋਗ ਸਥਿਤੀ ਨੂੰ ਦੇਖਦਿਆਂ ਸੰਸਾਰ ਨੂੰ ਸੇਧ ਦਿਤੀ ਕਿ ਹੁਣ ਕਲਿਜੁਗ ਦਾ ਸਮਾਂ ਆ ਗਿਆ ਹੈ, ਇਸ ਵਿਚ ਕੇਵਲ ਹਿਰਦੇ ਵਿਚ ਬੀਜਿਆ ਹੋਇਆ ਪਰਮੇਸ਼ਰ ਦਾ ਨਾਮ ਹੀ ਫਲੀਭੂਤ ਹੁੰਦਾ ਹੈ ਪਰ ਅੰਤਸ਼ਕਰਣ ਵਿਚ ਪਏ ਹੋਏ ਪਹਿਲਾਂ ਦੇ ਅੰਧ ਸੰਸਕਾਰ ਪ੍ਰਭੂ ਨਾਮ ਦੇ ਸਿਮਰਨ ਵਿਚ ਵਿਘਨਕਾਰੀ ਹੋ ਕੇ ਰਾਹ ਰੋਕ ਰਹੇ ਸਨ। ਰਾਮ-ਰਾਮ, ਅਲਾਹ-ਅਲਾਹ, ਗੋਬਿੰਦ, ਨਰਾਇਣ ਆਦਿ ਅਨੇਕਾਂ ਨਾਮ ਪ੍ਰਚਲਤ ਸਨ ਪਰ ਮਨੁਖ ਦੇ ਹਿਰਦੇ ਵਿਚ ਨਾਮ ਦਾ ਬੀਜ ਪੁੰਗਰਦਾ ਨਹੀਂ ਸੀ। ਪਹਿਲਿਆਂ ਸਮਿਆਂ ਦੇ ਪ੍ਰਚਲਤ ਸਾਧਨ ਐਨੇ ਬਿਖੜੇ ਸਨ ਕਿ ਆਮ ਰੁਝੇਵਿਆਂ ਭਰੇ ਜੀਵਨ ਵਾਲੇ ਮਨੁਖ ਤੋਂ ਕਿਸੇ ਤਰ੍ਹਾਂ ਭੀ ਨਹੀਂ ਸਨ ਹੋ ਸਕਦੇ। ਇਨ੍ਹਾਂ ਸਾਰਿਆਂ ਵਿਘਨਾਂ ਨੂੰ ਦੇਖਦਿਆਂ ਹੋਇਆਂ ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਕਿ ਕਲਜੁਗ ਦੇ ਅੰਦਰ ਕਲਿਆਣ ਦਾ ਮੁਖ ਸਾਧਨ ਕੇਵਲ ਨਾਮ ਜਪਣ ਦਾ ਹੀ ਹੈ ਅਤੇ ਨਾਮ ਦੀ ਸਹਾਇਕ ਪ੍ਰਮੁਖ ਭਗਤੀ ਹਰੀ ਕੀਰਤਨ ਕਰਨਾ, ਧਿਆਨ ਨਾਲ ਸੁਵਣ ਕਰਨਾ ਅਤੇ ਫਿਰ ਮੰਨਣ ਕਰਨਾ ਆਦਿ ਅੰਤੀਵ ਸਾਧਨ ਪ੍ਰਚਲਤ ਕੀਤੇ, ਤੇ ਦੱਸਿਆ ਕਿ ਨਾਮ ਦੇ ਵਾਸਤੇ ਹਿਰਦੇ ਦੀ ਸ਼ੁਧਤਾ ਬਹੁਤ ਹੀ ਅਵੱਸਕ ਹੈ। ਸਰੀਰ ਰੂਪੀ ਧਰਤੀ ਨੂੰ ਨਾਮ ਦਾ ਬੀਜ ਬੀਜਣ ਤੋਂ ਪਹਿਲਾਂ ਸਾਧਣਾਂ ਬਹੁਤ ਜ਼ਰੂਰੀ ਹੈ। ਹਿਰਦੇ ਵਿਚੋਂ ਵਿਕਾਰਾਂ ਰੂਪੀ ਨਦੀਣ ਕੱਢਣਾ ਅਤੇ ਸਰੀਰ ਰੂਪੀ ਖੇਤ ਨੂੰ ਜੌਤਣਾਂ ਤੇ ਮਨ ਹਾਲੀ ਨੂੰ ਸਾਥ ਲੈ ਕੇ ਸੰਤੋਖ ਦਾ ਸੁਹਾਗਾ ਦੇਣਾ ਅਤੇ ਫੇਰ ਖੇਤੀ ਦੀ ਰੱਖਿਆ ਵਾਸਤੇ ਬਾੜ ਨਿੰਮ੍ਰਤਾ ਭਰੇ ਗੁਣਾਂ ਦੀ ਕਰਨੀ ਜ਼ਰੂਰੀ ਦੱਸੀ; ਜਿਸ ਬਾਰੇ ਇਸ ਤਰ੍ਹਾਂ ਫੁਰਮਾਇਆ ਹੈ—

ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਭਨੁ ਖੇਡੁ ॥
 ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥
 ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥
 ਪੰਨਾ - ੫੯੫

ਧਰਮ ਦੇ ਕਰਮ ਕਰਨ ਦੇ ਨਾਲ ਸਾਵਧਾਨ ਹੋ ਕੇ ਨਾਮ ਖੇਤੀ ਦੀ ਰਾਖੀ
 ਕਰਦਿਆਂ ਹੋਇਆਂ ਗੁਰੂ ਰਾਹੀਂ ਪ੍ਰਾਪਤ ਕੀਤਾ ਹੋਇਆ ਮੰਤਰ ਫਲੀਭੂਤ ਹੋ
 ਕੇ ਨਾਮ ਦੇ ਮੰਡਲ ਵਿਚ ਵਾਸਾ ਕਰਾ ਸਕਦਾ ਹੈ। ਇਕ ਥਾਂ ਆਪ ਨੇ
 ਇਉਂ ਫੁਰਮਾਨ ਕੀਤਾ ਹੈ ਕਿ -

ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥
 ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥

ਪੰਨਾ - ੪੬੮

ਅਤੇ ਐਸਾ ਭੀ ਫੁਰਮਾਨ ਹੈ -

ਪਹਿਲਾ ਧਰਤੀ ਸਾਧਿ ਕੈ ਸਚੁ ਨਾਮ ਦੇਇ ਦਾਣ ॥
 ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥
 ਪੰਨਾ - ੧੯

ਇਸ ਤਰ੍ਹਾਂ ਤਨ ਰੂਪੀ ਧਰਤੀ ਨੂੰ ਸਾਧਣਾ ਬਹੁਤ ਹੀ ਜ਼ਰੂਰੀ ਹੈ ਕਿਉਂਕਿ
 ਇਸ ਵਿਚੋਂ ਨਦੀਣ ਰੂਪੀ ਬੇਅੰਤ ਕਿਸਮ ਦੇ ਵਿਕਾਰ, ਸੰਕੋ, ਗਲਤ
 ਧਾਰਨਾਵਾਂ ਅਤੇ ਗਲਤ ਨਿਹਚੇ ਕਢਣੇ ਅਤੀ ਲਾਜ਼ਮੀ ਹਨ। ਹੇਠ ਲਿਖੀਆਂ
 ਅੰਤੀਵ ਰਹਿਤਾਂ ਨਾਮ ਦੀ ਪ੍ਰਾਪਤੀ ਲਈ ਅਵੱਸ਼ਕ ਹਨ -

੧. ਵਾਹਿਗੁਰੂ ਜੀ ਤੇ ਪੂਰਨ ਪ੍ਰਤੀਤ - ਇਸ ਸਬੰਧ ਵਿਚ ਫੁਰਮਾਨ
 ਹੈ -

ਜਿਮੀ ਜਮਾਨ ਕੇ ਵਿਖੇ ਸਮਸਤ ਏਕ ਜੋਤਿ ਹੈ ॥
 ਨ ਬਾਛ ਹੈ ਨ ਘਾਟ ਹੈ ਨ ਬਾਛ ਘਾਟ ਹੋਤ ਹੈ ॥

ਉਸ ਦੀ ਸੱਤਾ, ਸਤਯਤਾ ਅਤੇ ਹਜ਼ੂਰੀ ਵਿਚ ਦਿੜ੍ਹ ਵਿਸ਼ਵਾਸ਼ ਹੋਵੇ, ਪੂਰਨ
 ਨਿਸਚਾ ਹੋਵੇ ਕਿ -

ਪੇਖਤ ਸੁਨਤ ਸਦਾ ਹੈ ਸੰਗੇ ਮੈ ਮੁਰਖ ਜਾਨਿਆ ਦੂਰੀ
 ਰੇ ॥

ਪੰਨਾ - ੬੧੨

ਅਤੇ -

ਜਹ ਜਹ ਪੇਖਉ ਤਹ ਹਜ਼ੂਰਿ ਵੂਰਿ ਕਤਹੁ ਨ ਜਾਈ ॥
 ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥
 ਈਤ ਉਤ ਨਹੀ ਬੀਛੜੈ ਸੋ ਸੰਗੀ ਗਨੀਐ ॥

ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖ ਭਨੀਐ ॥

ਪੰਨਾ - ੬੭੭

ਅਤੇ ਇਹ ਭੀ ਵਿਸ਼ਵਾਸ ਪੂਰਨ ਰੂਪ ਵਿਚ ਹੋਣਾ ਜ਼ਰੂਰੀ ਹੈ ਕਿ ਉਹ ਵਾਹਿਗੁਰੂ ਜੀ, ਜਿਸ ਨੂੰ ਮੈਂ ਬਾਰ ਬਾਰ ਯਾਦ ਕਰਦਾ ਹਾਂ, ਮੇਰੇ ਅੰਦਰ ਪੂਰਨ ਰੂਪ ਵਿਚ ਬਿਗਾਜਮਾਨ ਹਨ। ਇਸ ਨਿਸਚੇ ਨੂੰ ਹੋਰ ਸਪਸ਼ਟ ਕਰਨ ਵਾਸਤੇ ਇਕ ਸਧਾਰਣ ਜਿਹੀ ਮਿਸਾਲ ਇਸ ਪ੍ਰਕਾਰ ਹੈ ਕਿ ਇਕ ਮਹਾਤਮਾ ਆਪਣੇ ਦੋ ਪ੍ਰਮੁੱਖ ਚੇਲਿਆਂ ਵਿਚੋਂ ਚੌਣ ਕਰਕੇ ਇਕ ਨੂੰ ਆਪਣੀ ਥਾਂ ਸੰਗਤ ਨੂੰ ਉਪਦੇਸ਼ ਕਰਨ ਵਾਸਤੇ ਬਾਪਣਾ ਚਾਹੁੰਦੇ ਸਨ। ਇਸ ਕਾਰਜ ਹਿਤ ਸਾਰੀਆਂ ਸੰਗਤਾਂ ਦੇ ਸਾਹਮਣੇ ਦੋਨਾਂ ਚੇਲਿਆਂ ਨੂੰ ਬੁਲਾਇਆ ਅਤੇ ਆਪਣਾ ਮੰਤਵ ਦੱਸਿਆ ਅਤੇ ਨਾਲ ਹੀ ਇਹ ਕਿਹਾ ਕਿ ਇਹ ਦੋ ਕਬੂਤਰਾਂ ਵਿਚੋਂ ਇਕ-ਇਕ ਆਪਣੇ ਹੱਥਾਂ ਵਿਚ ਫੜ ਲਓ। ਇਨ੍ਹਾਂ ਨੂੰ ਮਾਰ ਕੇ ਜਿਹੜਾ ਪਹਿਲਾਂ ਮੇਰੇ ਪਾਸ ਪਹੁੰਚ ਜਾਵੇਗਾ, ਉਹ ਇਸ ਪਦਵੀ ਦਾ ਅਧਿਕਾਰੀ ਹੋਵੇਗਾ। ਪਰ ਸ਼ਰਤ ਇਹ ਹੈ ਕਿ ਕਬੂਤਰ ਉਸ ਥਾਂ ਤੇ ਜਾ ਕੇ ਮਾਰਨੇ ਹਨ ਜਿਥੇ ਕੋਈ ਵੀ ਦੇਖਦਾ ਨ ਹੋਵੇ। ਇਹ ਸੁਣਦੇ ਸਾਰ ਇਕ ਚੇਲਾ ਤਾਂ ਦੌੜ ਕੇ ਨੌਜਵੇਂ ਹੀ ਇਕ ਮਕਾਨ ਦੇ ਪਿਛੇ, ਉਹਲੇ ਜਿਹੇ ਗਿਆ, ਆਲਾ-ਦੁਆਲਾ ਦੇਖਿਆ ਅਤੇ ਕਬੂਤਰ ਦੀ ਗਰਦਨ ਝਟਪਟ ਮੌਜੂਦ ਕੇ ਮਹਾਤਮਾ ਦੇ ਕੌਲ ਲਿਆ ਸੁੱਟਿਆ। ਇਸ ਦੇ ਵਿਪੀਤ ਦੁਸਰਾ ਚੇਲਾ ਪਹਿਲਾਂ ਇਕ ਗੰਨੇ ਦੇ ਖੇਤ ਚ ਗਿਆ ਅਤੇ ਸੋਚਿਆ ਕਿ ਈਥੇ ਕੋਈ ਦੇਖ ਤਾਂ ਨਹੀਂ ਰਿਹਾ ਪਰ ਉਸੇ ਸਮੇਂ ਗੰਨਿਆਂ ਦੇ ਉਤੇ ਛੋਟੀਆਂ-ਛੋਟੀਆਂ ਟਿੱਡੀਆਂ ਉਡਾਰੀ ਮਾਰਦੀਆਂ ਫਿਰਦੀਆਂ ਦੇਖੀਆਂ ਅਤੇ ਆਪਣੇ ਆਪ ਨੂੰ ਕਿਹਾ ਕਿ ਏਥੇ ਤਾਂ ਇਹ ਜਾਨਵਰ ਦੇਖ ਰਹੇ ਹਨ। ਫੇਰ ਕਬੂਤਰ ਸਮੇਤ ਜੰਗਲ ਵਿਚ ਚਲਾ ਗਿਆ ਤਾਂ ਉਥੇ ਪੰਛੀ ਦੇਖ ਰਹੇ ਸਨ; ਫੇਰ ਇਕ ਟੋਏ ਵਿਚ ਵੜ ਗਿਆ ਅਤੇ ਆਪਣੇ ਉਪਰ ਕਪੜਾ ਲੈ ਲਿਆ ਤੇ ਉਸ ਵੇਲੇ ਮਨ ਵਿਚ ਆਇਆ ਕਿ ਹੁਣ ਇਹਨੂੰ ਮੈਂ ਦੇਖ ਰਿਹਾ ਹਾਂ ਅਤੇ ਇਹ ਮੈਨੂੰ ਦੇਖ ਰਿਹਾ ਹੈ। ਇਹ ਸੋਚ ਕੇ ਉਸ ਨੇ ਆਪਣੀਆਂ ਅੱਖਾਂ ਉਤੇ ਪੱਟੀ ਬੰਨ੍ਹ ਲਈ ਅਤੇ ਕਿਹਾ ਕਿ ਇਥੇ ਹੁਣ ਕੌਣ ਦੇਖ ਰਿਹਾ ਹੈ? ਉਸ ਵੇਲੇ ਆਪਣੇ ਨਿਜ ਦੇ ਪ੍ਰਕਾਸ਼ ਵਿਚ ਦੇਖਿਆ ਕਿ ਸਾਰੀ ਸ੍ਰਿਸ਼ਟੀ ਦਾ ਮਾਲਕ ਕਣ-ਕਣ ਵਿਚ ਵਿਆਪਕ ਹੋ ਕੇ ਆਪਣੀ ਖੇਡ ਦੇਖ ਰਿਹਾ ਹੈ; ਉਹ ਮੈਨੂੰ ਵੀ ਅਤੇ ਕਬੂਤਰ ਨੂੰ ਭੀ ਦੇਖ ਰਿਹਾ ਹੈ। ਇਸ ਕਾਰਨ ਉਹ ਕਬੂਤਰ ਨੂੰ ਮਾਰ ਨਾ ਸਕਿਆ ਅਤੇ ਵਾਪਸ ਮਹਾਤਮਾ ਦੇ ਪਾਸ ਜਿਊਂਦਾ ਹੀ ਕਬੂਤਰ ਲੈ ਕੇ ਉਨ੍ਹਾਂ ਦੇ ਚਰਨਾਂ ਵਿਚ ਭੇਟ ਕਰ ਦਿਤਾ ਅਤੇ ਬੇਨਤੀ ਕੀਤੀ ਕਿ ਮਹਾਰਾਜ! ਮੈਨੂੰ ਐਸੀ ਕੋਈ ਥਾਂ ਨਹੀਂ ਲੱਭੀ ਜਿਥੇ ਕੋਈ ਨ ਦੇਖਦਾ ਹੋਵੇ, ਐਸੀ ਕੋਈ ਗੁਪਤ ਥਾਂ ਨਹੀਂ ਹੈ, ਜਿਥੇ ਪ੍ਰਭੂ ਨ ਤੱਕ ਰਿਹਾ ਹੋਵੇ।

ਅਨੇ ਬਚਨ ਸੁਣ ਕੇ ਮਹਾਤਮਾ ਨੇ ਸੰਗਤ ਵਿਚ ਐਲਾਨ ਕਰ ਦਿਤਾ ਕਿ ਜਿਸ ਪ੍ਰਾਣੀ ਦੇ ਮਨ ਵਿਚ ਵਾਹਿਗੁਰੂ ਦੀ ਹਜ਼ੀਗੀ ਉਤੇ ਐਡਾ ਵਿਸ਼ਵਾਸ ਹੈ ਉਹ ਸੁਰੱਤ ਗਹੀਂ ਪਰਮੇਸ਼ਰ ਵਿਚ ਹੀ ਰਹਿੰਦਾ ਹੈ ਇਸ ਕਰਕੇ ਮੈਂ ਆਪਣੀ ਥਾਂ ਤੇ ਇਹਨੂੰ ਹੀ ਬਾਪਦਾ ਹਾਂ ਅਤੇ ਦੂਸਰਾ ਚੇਲਾ ਅੰਦਰੂਨੀ ਨੈਣ ਨ ਹੋਣ ਕਰਕੇ ਅੰਧਕਾਰ ਵਿਚ ਵਸਦਾ ਹੈ ਅਤੇ ਅੰਧਕਾਰ ਵਿਚ ਵਸਦੇ ਪ੍ਰਮੀ

ਦੇ ਬਚਨ ਭਾਵੇਂ ਕਿੰਨੇ ਹੀ ਸੁੰਦਰ ਕਿਉਂ ਨ ਹੋਣ, ਉਹ ਅੰਧਕਾਰ ਵਿਚ ਹੀ ਰਹਿੰਦੇ ਹਨ ਅਤੇ ਕਿਸੇ ਨੂੰ ਠੀਕ ਅਗਵਾਈ ਨਹੀਂ ਦੇ ਸਕਦੇ।

੨. ਗੁਰੂ ਉਤੇ ਵਿਸ਼ਵਾਸ਼ - ਗੁਰੂ ਦੀ ਪਦਵੀ ਬਹੁਤ ਹੀ ਉਚੀ ਹੋਇਆ ਕਰਦੀ ਹੈ। ਜਗਿਆਸ਼ ਦੇ ਮਨ ਵਿਚ ਗੁਰੂ ਉਤੇ ਪੂਰਾ ਵਿਸ਼ਵਾਸ਼ ਹੋਵੇ ਤਾਂ ਹੀ ਨਾਮ ਚਿਤ ਆਇਆ ਕਰਦਾ ਹੈ, ਇਸੇ ਪ੍ਰਤੀ ਗੁਰੂ ਜੀ ਦਾ ਫੁਰਮਾਨ ਹੈ ਕਿ -

**ਜਾ ਕੈ ਮਨਿ ਗੁਰ ਕੀ ਪਰਤੀਤਿ॥
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ॥**
ਪੰਨਾ - ੨੯੩

ਸੰਗਤਾਂ ਗੁਰੂ ਅੰਗਦ ਦੇਵ ਜੀ ਮਹਾਰਾਜ ਜੀ ਦੇ ਦਰਬਾਰ ਵਿਚ ਬੈਠੀਆਂ ਬਚਨ ਸ੍ਰਵਣ ਕਰ ਰਹੀਆਂ ਸਨ। ਅਚਾਨਕ ਹੀ ਗੁਰੂ ਮਹਾਰਾਜ ਜੀ ਨੇ ਭਾਈ ਬਾਲਾ ਜੀ ਵੱਲ ਦੇਖਦਿਆਂ ਹੋਇਆਂ ਫੁਰਮਾਇਆ ਕਿ ਭਾਈ ਬਾਲਾ ਜੀ! ਤੁਸੀਂ ਗੁਰੂ ਨਾਨਕ ਪਾਤਸ਼ਾਹ ਜੀ ਨਾਲ ਸਾਰੀ ਉਮਰ ਜਿਥੋਂ ਤਕ ਧਰਤੀ ਹੈ ਅਤੇ ਜਿਥੋਂ ਤੱਕ ਵੀ ਆਬਾਦੀ ਹੈ, ਰਹੇ ਹੋ ਅਤੇ ਕੌਤਕ ਦੇਖਦੇ ਰਹੋ ਹੋ; ਸੋ ਆਪ ਗੁਰੂ ਨਾਨਕ ਪਾਤਸ਼ਾਹ ਨੂੰ ਕੀ ਸਮਝਦੇ ਰਹੋ ਹੋ? ਅਤੇ ਕਿਸ ਵਿਸ਼ਵਾਸ਼ ਨਾਲ ਗੁਰੂ ਪਾਤਸ਼ਾਹ ਦੇ ਨਾਲ ਉਦਾਸੀਆਂ ਸਮੇਂ ਸੰਗ ਰਹੋ ਹੋ?

ਤਾਂ ਭਾਈ ਬਾਲਾ ਜੀ ਨੇ ਕਿਹਾ, “ਮਹਾਰਾਜ! ਗੁਰੂ ਨਾਨਕ ਪਾਤਸ਼ਾਹ ਪੂਰਨ ਸੰਤ ਸਨ।” ਇਹ ਸੁਣ ਕੇ ਗੁਰੂ ਮਹਾਰਾਜ ਨੇ ਬਚਨ ਕੀਤਾ, “ਭਾਈ ਬਾਲਾ! ਤੁਸੀਂ ਪੂਰਨ ਸੰਤ ਹੋਏ।” ਅਤੇ ਫੇਰ ਆਪ ਜੀ ਨੇ ਬਾਬਾ ਬੁਢਾ ਜੀ ਨੂੰ ਭੀ ਇਹੋ ਪ੍ਰਸ਼ਨ ਪੁਛਿਆ ਤਾਂ ਬਾਬਾ ਜੀ ਨੇ ਫੁਰਮਾਇਆ ਕਿ ਗੁਰੂ ਨਾਨਕ ਪਾਤਸ਼ਾਹ ਤਾਂ ਪੂਰਨ ਬਹੁਮਿਗਿਆਨੀ ਸਨ। ਤਾਂ ਗੁਰੂ ਮਹਾਰਾਜ ਜੀ ਕਹਿਣ ਲੱਗੇ, “ਬਾਬਾ ਜੀ, ਤੁਸੀਂ ਬ੍ਰਹਮ ਗਿਆਨੀ ਹੋਏ।” ਅਤੇ ਇਸੇ ਤਰ੍ਹਾਂ ਹੋਰ ਸਿਖਾਂ ਤੋਂ ਉਨ੍ਹਾਂ ਦਾ ਨਿਹਚਾ ਗੁਰੂ ਬਾਬਾ ਜੀ ਬਾਰੇ ਜਾਣਨਾ ਕੀਤਾ ਤਾਂ ਆਪੋ ਆਪਣੇ ਵਿਚਾਰਾਂ ਅਨੁਸਾਰ ਸਾਰਿਆਂ ਨੇ ਉਤਰ ਦਿਤੇ। ਅਖੀਰ ਵਿਚ ਸਾਰੀ ਸੰਗਤ ਨੇ ਗੁਰੂ ਅੰਗਦ ਪਾਤਸ਼ਾਹ ਜੀ ਨੂੰ ਬੇਨਤੀ ਕੀਤੀ ਕਿ ਪਾਤਸ਼ਾਹ! ਆਪ ਗੁਰੂ ਨਾਨਕ ਪਾਤਸ਼ਾਹ ਜੀ ਨੂੰ ਕੀ ਸਮਝਦੇ ਸੀ।” ਤਾਂ ਉਸ ਵੇਲੇ ਆਪ ਬਹੁਤ ਗੰਭੀਰ ਹੋ ਗਏ ਅਤੇ ਬਚਨ ਕੀਤਾ ਕਿ ਗੁਰੂ ਨਾਨਕ ਪਾਤਸ਼ਾਹ ਤਾਂ, ਸਾਧ ਸੰਗਤ ਜੀ, ਕਰੋੜਾਂ ਬ੍ਰਹਿਮੰਡਾਂ ਦੇ ਮਾਲਕ ਆਪ ਨਾਰਾਇਣ ਹੀ ਕਲਾ ਧਾਰਿ ਗੁਰੂ ਰੂਪ ਹੋ ਕੇ ਇਸ ਸੰਸਾਰ ਵਿਚ ਪ੍ਰਗਟੇ ਅਤੇ ਆਪ ਦੇ ਹੁਕਮ ਵਿਚ ਕਰੋੜਾਂ ਦੇਵੀ ਦੇਵਤੇ, ਗਣ ਗੰਧਰਥ ਆਦਿ ਆਪ ਦੀ ਮਹਿਮਾ ਗਾਇਨ ਕਰਦੇ ਹਨ। ਸੋ, ਗੁਰੂ ਨਾਨਕ ਪਾਤਸ਼ਾਹ ਤਾਂ ਆਪ ਗੁਰ ਪਰਮੇਸ਼ਰ ਰੂਪ ਵਿਚ ਲੋਕਾਈ ਦੇ ਅੰਗਿਆਨ ਨੂੰ ਨਾਸ਼ ਕਰਨ ਵਾਸਤੇ ਪ੍ਰਗਟ ਹੋਏ ਸਨ।

ਇਹ ਬਚਨ ਸੁਣ ਕੇ ਸਾਰਿਆਂ ਨੇ ਸੀਸ ਨਿਵਾਇਆ ਅਤੇ ਕਿਹਾ ਕਿ ਪਾਤਸ਼ਾਹ ਆਪ ਇਸੇ ਕਰਕੇ ਹੀ ਪਰਮੇਸ਼ਰ ਬਣ ਗਏ ਹੋ। ਗੁਰਬਾਣੀ ਅੰਦਰ

ਪਾਵਨ ਫੁਰਮਾਨ ਹੈ -

ਸਮੁੰਦੂ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੁਪ
ਦਿਖਾਈ ॥
ਗੁਰ ਗੋਵਿੰਦੁ ਗੋਵਿੰਦੁ ਗੁਰੂ ਹੈ ਨਾਨਕ ਭੇਦੁ ਨ
ਭਾਈ ॥

ਪੰਨਾ - ੪੪੨

ਸੋ, ਜੋ ਗੁਰੂ ਅਤੇ ਪਰਮੇਸ਼ਰ ਵਿੱਚ ਭੇਦ ਸਮਝਦਾ ਹੈ, ਉਸ ਨੂੰ ਕਦੇ ਵੀ ਪਰਮ ਪਦ ਦੀ ਪ੍ਰਾਪਤੀ ਨਹੀਂ ਹੋ ਸਕਦੀ ਅਤੇ ਜੋ ਗੁਰੂ ਨੂੰ ਮਨੁਖ ਰੂਪ ਵਿੱਚ ਚਿਤਵਨੀ ਕਰਦਾ ਹੈ, ਉਹ ਸ਼ਰਧਾ ਤੋਂ ਹੀਣਾ ਕਿਸੇ ਵੀ ਆਤਮਕ ਅਵਸਥਾ ਦੀ ਪ੍ਰਾਪਤੀ ਨਹੀਂ ਕਰ ਸਕਦਾ। ਇਸ ਕਰਕੇ ਜਗਿਆਸੂ ਸਦਾ ਹੀ ਗੁਰੂ ਨੂੰ ਪਰਮੇਸ਼ਰ ਦੇ ਰੂਪ ਵਿੱਚ ਦੇਖੋ। ਵੈਸੇ ਕਈ ਤਰ੍ਹਾਂ ਦਾ ਵਿਸ਼ਵਾਸ਼ ਗੁਰੂ ਉੱਤੇ ਹੁੰਦਾ ਹੈ। ਪਹਿਲਾ ਇਹ ਕਿ ਮੇਰਾ ਗੁਰੂ ਇਕ ਚੰਗਾ ਸੰਤ ਹੈ; ਦੂਸਰਾ ਵਿਸ਼ਵਾਸ਼ ਇਹ ਕਿ ਮੇਰਾ ਗੁਰੂ ਸਭ ਸੰਤਾਂ ਤੋਂ ਵੱਡਾ ਸੰਤ ਹੈ, ਤੀਜਾ ਮੇਰਾ ਗੁਰੂ ਪਰਮੇਸ਼ਰ ਵਰਗਾ ਹੀ ਹੈ ਅਤੇ ਚੌਥਾ ਇਹ ਕਿ ਮੇਰਾ ਗੁਰੂ ਤਾਂ ਆਪ ਪਰਮੇਸ਼ਰ ਹੀ ਹੈ। ਸੋ, ਜਦੋਂ ਤੱਕ ਇਹ ਚੌਬੀ ਧਾਰਨਾ ਵਾਲਾ ਵਿਸ਼ਵਾਸ਼ ਜਗਿਆਸੂ ਦੇ ਹਿਰਦੇ ਵਿੱਚ ਉਤਪੰਨ ਨਹੀਂ ਹੁੰਦਾ, ਉਨੇ ਚਿਰ ਤੱਕ ਗੁਰੂ ਦੇ ਅਗਾਧ ਬੋਧ ਬਚਨਾਂ ਤੇ ਕਦਾਚਿਤ ਵਿਸ਼ਵਾਸ਼ ਨਹੀਂ ਉਪਜ ਸਕਦਾ ਅਤੇ ਆਪਣੇ ਮਨ ਦੀ ਮੱਤ ਨਹੀਂ ਤਿਆਗ ਸਕਦਾ।

੩. ਗੁਰ ਮੰਤਰ ਉੱਤੇ ਪ੍ਰਤੀਤ - ਗੁਰੂ ਜੋ ਮੰਤਰ ਦਿੰਦਾ ਹੈ, ਉਸ ਉੱਤੇ ਪ੍ਰਤੀਤ ਨ ਕਰਕੇ ਐਵੇਂ ਵਾਦ-ਵਿਵਾਦ ਵਿੱਚ ਪੈਣਾ ਕਿ ਫਲਾਣਾ ਮੰਤਰ ਉੱਚਤਮ ਹੈ ਜਾਂ ਫਲਾਣੇ ਗੁਰੂ ਦੀ ਸੰਪਰਦਾ ਵਿੱਚ ਦਿੱਤਾ ਹੋਇਆ ਮੰਤਰ ਛੇਤੀਂ ਫਲੀਭੂਤ ਹੁੰਦਾ ਹੈ, ਵਿਅਰਥ ਹੈ ਕਿਉਂਕਿ ਐਸੇ ਡੈਲਵੇਂ ਵਿਸ਼ਵਾਸ਼ ਮਨ ਵਿੱਚ ਆਉਣ ਨਾਲ ਗੁਰੂ ਮੰਤਰ ਉੱਤੇ ਭਰੋਸਾ ਨਹੀਂ ਹੋਣ ਦਿੰਦੇ। ਜਦੋਂ ਤੱਕ ਮੰਤਰ ਉਪਰ ਭਰੋਸਾ ਨਾ ਆਵੇ ਤਾਂ ਆਪਣੇ ਮਨੋਰਥ ਵਿੱਚ ਸਿਧੀ ਪ੍ਰਾਪਤੀ ਨਹੀਂ ਹੁੰਦੀ।

ਇਸ ਪਰਥਾਇ ਮਹਾਂ ਪੁਰਖ ਫੁਰਮਾਉਂਦੇ ਹਨ ਕਿ ਕਿਸੇ ਮਹਾਤਮਾ ਦੇ ਕੋਲ ਇਕ ਭੋਲੇ-ਭਾਲੇ ਜਗਿਆਸੂ ਨੇ ਬੇਨਤੀ ਕੀਤੀ ਕਿ ਮਹਾਰਾਜ ਮੈਨੂੰ ਗੁਰ ਮੰਤਰ ਦੀ ਦਾਤ ਬਖਸ਼ੇ ਤਾਂ ਕਿ ਮੈਂ ਉਸ ਦਾ ਜਾਪ ਕਰਕੇ ਆਪਣਾ ਮਨੋਰਥ ਸਿੱਧ ਕਰ ਸਕਾਂ ਅਤੇ ਜੰਮਣ-ਮਰਨ ਦੇ ਚੱਕਰ ਵਿੱਚੋਂ ਛੁਟ ਜਾਵਾਂ।

ਸੰਤਾਂ ਨੇ ਫੁਰਮਾਨ ਕੀਤਾ ਕਿ ਪ੍ਰੇਮੀਆਂ! ਅੰਤਸ਼ਕਰਨ ਵਿੱਚ ਤਿੰਨ ਦੋਸ਼ ਹੋਇਆ ਕਕਦੇ ਨੇ ਅਤੇ ਜਦੋਂ ਤੱਕ ਉਹ ਦੋਸ਼ ਦੂਰ ਨਹੀਂ ਹੁੰਦੇ, ਇਹ ਜੀਵ ਭਗਤੀ ਦਾ ਅਧਿਕਾਰੀ ਨਹੀਂ ਹੁੰਦਾ। ਸੋ ਪਹਿਲਾ ਦੋਸ਼ ਇਹ ਹੈ ਕਿ ਜਨਮਾਂ ਜਨਮਾਂਤਰਾਂ ਵਿੱਚ ਕੀਤੇ ਹੋਏ ਕਰਮਾਂ ਦੀ ਮੈਲ ਅੰਤਸ਼ਕਰਣ ਨੂੰ ਮੈਲਾ ਕਰ ਦਿੰਦੀ ਹੈ ਅਤੇ ਜਦੋਂ ਤੱਕ ਇਹ ਮੈਲ ਨਾ ਉਤਾਰੀ ਜਾਵੇ, ਉਨ੍ਹਾਂ ਚਿਰ ਨਾਮ ਦਾ ਨਿਵਾਸ ਹਿਰਦੇ ਵਿੱਚ ਨਹੀਂ ਹੋ ਸਕਿਆ ਕਰਦਾ ਅਤੇ ਇਸ ਮੈਲ ਨੂੰ ਉਤਾਰਨ ਵਾਸਤੇ ਗੁਰਬਾਣੀ ਦਾ ਵਿਚਾਰ ਸਹਿਤ ਪਠਨ ਪਾਠਨ, ਸ੍ਰਵਣ ਅਤੇ ਮੰਨਣ ਬਹੁਤ ਹੀ ਜ਼ਰੂਰੀ ਕਰਮ ਹਨ ਅਤੇ ਇਸ ਦੇ ਨਾਲ-ਨਾਲ

ਸੰਗਤਾਂ ਦੀ ਸੇਵਾ ਅਤੇ ਹੋਰ ਨਿਸ਼ਕਾਮ ਕਰਮ ਕਰਨੇ ਭੀ ਜ਼ਰੂਰੀ ਹਨ ਕਿਉਂਕਿ ਨਿਸ਼ਕਾਮ ਕਰਮ ਕਰਨ ਦੇ ਨਾਲ ਅੰਤਸ਼ਕਰਣ ਨਿਰਮਲ ਹੋ ਜਾਇਆ ਕਰਦਾ ਹੈ। ਦੁਸਰਾ ਦੋਸ਼ ਅੰਤਸ਼ਕਰਣ ਦਾ, ਵਿਖਸ਼ੇਪਤਾ ਹੁੰਦਾ ਹੈ। ਇਹ ਜੀਵ ਵਾਸ਼ਨਾਵਾਂ ਦੀ ਅਤੀ ਕਰੜੇ ਅਤੇ ਘਣੇ ਜਾਲ ਵਿੱਚ ਫਸਿਆ ਹੋਇਆ ਹੈ ਅਤੇ ਮਾਇਆ ਦੀਆਂ ਭੁੱਲ-ਭੁੱਲੋਈਆਂ ਵਿੱਚ ਆਪਣੇ ਆਪ ਨੂੰ ਮੂਲੋਂ ਹੀ ਭੁੱਲ ਚੁੱਕਿਆ ਹੈ। ਵਾਸ਼ਨਾਵਾਂ ਦੀ ਪੂਰਤੀ ਲਈ ਬਹੁਤ ਹੀ ਲੰਮੀਆਂ ਉਡਾਰੀਆਂ ਮਾਰਦਾ ਅਤੇ ਦੁਖੀ ਹੁੰਦਾ ਰਹਿੰਦਾ ਹੈ ਜਿਸ ਤਰ੍ਹਾਂ ਕਿ ਗੁਰੂ ਮਹਾਰਾਜ ਦਾ ਭੁਰਮਾਨ ਹੈ -

**ਪੰਖੀ ਬਿਰਖ ਸੁਹਾਵੜੇ ਉਡਿਹ ਦਹਿਦਿਸ ਜਾਹਿ॥
ਜੇਤਾ ਉਡਹਿ ਦੁਖ ਘਣੈ ਨਿਤ ਦਾਝਹਿ ਤੈ ਬਿਲਲਾਹਿ॥
ਪੰਨਾ - ੬੬**

ਅਤੇ

ਮਾਇਆ ਜਾਲੁ ਪਸਾਰਿਆ ਭੀਤਰਿ ਚੌਗ ਬਣਾਇ॥

**ਭਿਸਨਾ ਪੰਖੀ ਫਾਸਿਆ ਨਿਕਸੁ ਨਾ ਪਾਇ ਮਾਇ॥
ਪੰਨਾ - ੫੦**

ਇਨ੍ਹਾਂ ਵਾਸ਼ਨਾਵਾਂ ਦੀਆਂ ਲਹਿਰਾਂ ਵਿੱਚ ਫਸਿਆ ਹੋਇਆ ਜੀਵ ਹਰ ਵਕਤ ਸੰਕਲਪ ਅਤੇ ਵਿਕਲਪ ਕਰਦਾ ਰਹਿੰਦਾ ਹੈ ਅਤੇ ਦੁਖੀ ਹੋ ਕੇ ਵਿਰਲਾਪ ਕਰਦਾ ਹੈ। ਮਨ, ਇਕਾਗ੍ਰਤਾ ਦੇ ਘਰ ਵਿੱਚ ਟਿਕ ਨਹੀਂ ਸਕਦਾ, ਇਸ ਦੋਸ਼ ਨੂੰ ‘ਵਿਖਸ਼ੇਪਤਾ’ ਕਹਿੰਦੇ ਹਨ ਅਤੇ ਇਹ ਦੋਸ਼ ਮਨ ਦੀ ਇਕਾਗ੍ਰਤਾ ਪ੍ਰਾਪਤ ਹੋਣ ਨਾਲ ਜਾਂਦਾ ਹੈ ਜਿਸ ਦੇ ਵਾਸਤੇ ਉਪਾਸ਼ਨਾ ਕਰਨੀ ਪੈਂਦੀ ਹੈ। ਉਪਾਸ਼ਨਾ ਦੇ ਦੋ ਭੇਦ ਹਨ - ਇਕ ‘ਬਹਿਰੰਗ ਉਪਾਸ਼ਨਾ’ ਹੁੰਦੀ ਹੈ ਜਿਵੇਂ ਕਿ ਆਪਣੇ ਇਸ਼ਟ ਦੀ ਪ੍ਰਤੱਖ ਰੂਪ ਵਿੱਚ ਉਪਾਸ਼ਨਾ ਕਰਨਾ, ਇਸ਼ਨਾਨ ਕਰਾਉਣਾ, ਭੋਗ ਲਵਾਉਣਾ ਅਤੇ ਸੇਵਾ ਕਰਨੀ ਆਦਿ ਉਪਾਸ਼ਨਾ ਦੇ ਅੰਗ ਹੋਇਆ ਕਰਦੇ ਹਨ। ਦੂਜੀ ਅੰਤ੍ਰੀਵ ਉਪਾਸ਼ਨਾ’ ਇਹ ਹੈ ਕਿ ਸ਼ਬਦ ਦੀ ਧੁਨਿ ਉਪਰ ਬਿਰਤੀਆਂ ਨੂੰ ਸੰਕੋਚ ਕੇ ਸੁਰਤਿ ਨੂੰ ਕੇਂਦ੍ਰਤ ਕਰਨਾ ਜਾਂ ਗੁਰੂ ਦੇ ਸਰੂਪ ਦਾ ਸਾਕਾਰ ਰੂਪ ਵਿੱਚ ਧਿਆਨ ਧਰਨਾ ਅਤੇ ਉਸ ਦੀ ਹੜ੍ਹਗੀ ਵਿੱਚ ਬੈਠ ਕੇ ਭਜਨ ਕਰਨਾ। ਜਦੋਂ ਅੰਤਸ਼ਕਰਣ ਸ਼ੁੱਧ ਹੋ ਜਾਵੇ ਅਤੇ ਅੰਤਸ਼ਕਰਣ ਤੋਂ ਵਿਖਸ਼ੇਪ ਦੋਸ਼ ਚੁਡ ਹੋ ਜਾਵੇ ਤਾਂ ‘ਅਵਰਨ’ ਦਾ ਪਰਦਾ ਗੁਰੂ ਗਿਆਨ ਤੋਂ ਬਗੈਰ ਨਹੀਂ ਉਤਰਿਆ ਕਰਦਾ।

ਸੋ ਇਹ ਸਾਧਨ ਕਰਨ ਲਈ ਪਹਿਲਾਂ ਤਾਂ ਸੰਗਤਾਂ ਦੀ ਸੇਵਾ-ਸੰਭਾਲ ਕਰਨਾ, ਲੰਗਰ ਤਿਆਰ ਕਰਨਾ, ਬਰਤਨ ਮਾੰਜਣੇ, ਪਾਣੀ ਭਰਨਾ, ਝਾੜ੍ਹ ਦੇਣਾ ਇਤਿਆਦਿ ਅਨੇਕ ਕਿਸਮ ਦੀਆਂ ਸੇਵਾਵਾਂ ਹਨ, ਕਰਿਆ ਕਰ। ਇਸ ਪ੍ਰਕਾਰ ਸੇਵਾ ਕਰਦਿਆਂ ਸਮਾਂ ਬੀਤ ਗਿਆ।

ਇਕ ਦਿਨ ਮਹਾਂਪੁਰਖਾਂ ਦੇ ਪਾਸ ਹਾਜ਼ਰ ਹੋ ਕੇ ਗੁਰ ਮੰਤਰ ਲੈਣਾ

ਚਾਹੁੰਦਾ ਹੈ ਪਰ ਉਸ ਸਮੇਂ ਮਹਾਤਮਾ ਪਾਸ ਇਕ ਰਾਜੇ ਦੇ ਆਉਣ ਕਰਕੇ ਉਸ ਦੇ ਅਹਿਲਕਾਰਾਂ ਨੇ ਕੀਮਤੀ ਗਲੀਚੇ ਵਿਛਾਏ ਹੋਏ ਸਨ ਅਤੇ ਉਸ ਪ੍ਰੇਮੀ ਦੇ ਪੈਰ ਲਿਬੜੇ ਹੋਏ ਹੋਣ ਕਰਕੇ ਮਹਾਤਮਾ ਨੇ ਉਸਨੂੰ ਦੂਰੋਂ ਹੀ ਆਵਾਜ਼ ਦਿੰਦਿਆਂ ਫੁਰਮਾਨ ਕੀਤਾ - ਪਰ੍ਵੇ-ਪਰ੍ਵੇ-ਪਰ੍ਵੇ-ਪਰ੍ਵੇ। ਉਸ ਪ੍ਰੇਮੀ ਨੇ ਸਮਝਿਆ ਕਿ ਮੈਨੂੰ ਮੰਤਰ ਪਾਪਤ ਹੋ ਗਿਆ ਅਤੇ ਇਸ ਲਈ ਇਸ ਉਪਰ ਪੂਰਾ-ਪੂਰਾ ਵਿਸ਼ਵਾਸ਼ ਕਰਕੇ ਇਸਦਾ ਅਖੰਡ ਜਾਪ ਸ਼ੁਰੂ ਕਰ ਦਿਤਾ। ਜਿਸ ਕਰਕੇ ਬੱਚੇ ਸਮੇਂ ਪਿਛੋਂ ਸ਼ਬਦ ਉਪਾਸਨਾ ਦੁਆਰਾ ਮਨ ਦੀ ਵਿਖਸ਼ੇਪਤਾ ਦੂਰ ਹੋ ਗਈ ਅਤੇ ਚਿਤ ਇਕਾਗਰ ਹੋ ਗਿਆ ਅਤੇ ਰਸ ਵਿਚ ਰਹਿਣ ਲਗਿਆ ਅਤੇ ਹਰ ਸਮੇਂ ਇਸ ਮੰਤਰ ਦਾ ਅਭਿਆਸ ਕਰਦਾ ਰਿਹਾ ਕਰੇ, ਰਿਧੀਆਂ-ਸਿਧੀਆਂ ਸੇਵਾ ਕਰਨ ਲਈ ਹਾਜ਼ਰ ਹੋਣ ਲਗੀਆਂ।

ਇਕ ਦਿਨ ਇਸ ਪ੍ਰੇਮੀ ਨੂੰ ਮਹਾਂਪੁਰਸ਼ਾਂ ਨੇ ਕੁਝ ਪ੍ਰਸ਼ਨਾਂ ਦਾ ਉਤਰ ਲੈਣ ਲਈ ਕਿਸੇ ਦੁਸਰੇ ਮਹਾਤਮਾ ਪਾਸ ਭੇਜਣਾ ਸੀ ਅਤੇ ਜਾਣ ਲਈ ਹੁਕਮ ਦਿਤਾ ਤਾਂ ਇਸ ਦੇ ਚਿਤ ਵਿਚ ਸਫਰ ਨੂੰ ਦੇਖ ਕੇ ਕੁਝ ਚਿਤਵਨੀ ਹੋਈ ਤਾਂ ਘਟ-ਘਟ ਵਿਚ ਵਿਆਪਕ ਪ੍ਰਭੂ ਪ੍ਰਗਟ ਹੋ ਕੇ ਮਹਾਤਮਾ ਵਲੋਂ ਦੱਸੀ ਗਈ ਸੇਵਾ ਨਿਭਾ ਆਇਆ ਅਤੇ ਕੁਛ ਮਿੰਟਾਂ ਵਿਚ ਹੀ ਉਤਰ ਲਿਆ ਕੇ ਮਹਾਤਮਾ ਦੇ ਅੱਗੇ ਪੇਸ਼ ਕਰਨ ਲਗਿਆ। ਮਹਾਤਮਾ ਉਤਰ ਪੜ੍ਹ ਕੇ ਅਸਚਰਜਤਾ ਦੇ ਘਰ ਵਿਚ ਆ ਕੇ ਹੈਰਾਨ ਹੋ ਕੇ ਸੋਚਣ ਲੱਗੇ ਕਿ ਮੈਂ ਤਾਂ ਅਜੇ ਇਸ ਪ੍ਰੇਮੀ ਨੂੰ ਮੰਤਰ ਭੀ ਨਹੀਂ ਦਿਤਾ, ਇਹਦੀ ਭਾਵਨਾ ਨੂੰ ਐਨੀ ਛੇਤੀਂ ਫਲ ਕਿਵੇਂ ਲਗ ਗਿਆ ਕਿ ਪ੍ਰਭੂ ਆਪ ਹੀ ਉਤਰ ਲੈ ਕੇ ਆ ਗਿਆ। ਮਹਾਤਮਾ ਸਮਾਪਿਸ਼ਟ ਹੋ ਕੇ ਪ੍ਰਭੂ ਦੇ ਦਰ ਪੁਜੇ ਅਤੇ ਇਹ ਜਾਨਣ ਦੀ ਲਾਲਸਾ ਆਪ ਦੇ ਹਿਰਦੇ ਵਿਚ ਵੈਖ ਕੇ ਪ੍ਰਭੂ ਨੇ ਫੁਰਮਾਇਆ ਕਿ ਇਹ ਮੇਰਾ ਪਰਮ ਭਗਤ ਹੈ ਅਤੇ ਮੈਨੂੰ 'ਪਰ੍ਵੇ-ਪਰ੍ਵੇ' ਕਹਿ ਕੇ ਹਰਦਮ ਯਾਦ ਕਰਦਾ ਹੈ। ਮਹਾਤਮਾ ਜੀ ਇਹ ਸੁਣ ਕੇ ਹੈਰਾਨ ਹੋ ਗਏ ਕਿ ਹੇ ਪ੍ਰਭੂ! ਇਹ ਭੀ ਤੇਰਾ ਨਾਮ ਹੈ? ਪ੍ਰਭੂ ਕਹਿਣ ਲੱਗੇ ਕਿ ਸੰਸਾਰ ਮੈਨੂੰ 'ਅਪਰੰਪਰ' ਆਖਦਾ ਹੈ ਅਤੇ ਮੈਂ ਦਿੱਸ਼ਟਮਾਨ ਅਤੇ ਅਦਿੱਸ਼ਟ, ਹੋਂਦ ਤੋਂ ਪਰ੍ਵੇ ਆਪਣੇ ਸਰੂਪ ਵਿਚ ਆਪ ਹੀ ਇਸਥਿਤ ਹਾਂ ਅਤੇ 'ਪਰ੍ਵੇ-ਪਰ੍ਵੇ' ਮੇਰਾ ਨਾਮ ਇਸ ਪ੍ਰੇਮੀ ਨੇ ਜਪਿਆ ਹੈ।

ਸੋ, ਐਸੀਆਂ ਕਬਾਵਾਂ ਸੁਣਾ ਕੇ ਮਹਾਂਪੁਰਸ਼ ਗੁਰਮੰਤਰ ਵਿਚ ਪੂਰਨ ਵਿਸ਼ਵਾਸ਼ ਕਰਾਉਣ ਦੀ ਕੋਸ਼ਿਸ਼ ਕਰਦੇ ਹਨ। ਜਦੋਂ ਤਕ ਜਪਣ ਵਾਲੇ ਮੰਤਰ ਵਿਚ ਵਿਸ਼ਵਾਸ਼ ਹੀ ਨਹੀਂ ਹੋਇਆ ਤਾਂ ਮਨ ਡਾਵਾਂ-ਡੋਲ ਰਿਹਾ ਅਤੇ ਇਸ ਕਰਕੇ ਮੰਤਰ ਫਲੀਭੂਤ ਨਹੀਂ ਹੋਇਆ ਕਰਦਾ। ਇਸ ਕਰਕੇ ਨਾਮ ਜਪਣ ਲਈ ਗੁਰੂ ਦੇ ਮੰਤਰ ਉਤੇ ਪ੍ਰਤੀਤ ਹੋਣੀ ਅਤੀ ਜ਼ਰੂਰੀ ਹੈ।

੪. ਨਾਮ ਦੀ ਮਹਿਮਾ ਉਤੇ ਵਿਸ਼ਵਾਸ਼ - ਇਸੇ ਤਰ੍ਹਾਂ ਨਾਮ ਦੀ ਮਹਿਮਾ ਉਤੇ ਜਦੋਂ ਤਕ ਵਿਸ਼ਵਾਸ਼ ਨਹੀਂ ਆਉਂਦਾ, ਉਨੇ ਚਿਰ ਤਕ ਨਾਮ ਨੂੰ ਇਕ ਬਹੁਤ ਹੀ ਸਸਤਾ ਜਿਹਾ ਪਦਾਰਥ ਮੰਨਦਾ ਹੈ - ਜਗਿਆਸੂ। ਪਰ ਨਾਮ ਦੀ ਮਹਿਮਾ ਕੇਵਲ ਸੰਤਾਂ ਦੇ ਹਿਰਦੇ ਵਿਚ ਵਸਦੀ ਹੈ ਅਤੇ ਸੰਸਾਰ ਨੂੰ ਅਮੌਲਕ ਨਾਮ ਦੀ ਮਹਿਮਾ ਉਤੇ ਕੋਈ ਭਰੋਸਾ ਨਹੀਂ, ਵਿਸ਼ਵਾਸ਼ ਨਹੀਂ ਅਤੇ ਵਿਸ਼ਵਾਸ਼ ਤੋਂ ਹੀਣਾ ਮਨੁਖ ਨਾਮ ਦੀ ਪ੍ਰਾਪਤੀ ਲਈ ਕੋਈ ਵੀ ਸਾਧਨ

ਨਹੀਂ ਕਰਦਾ।

ਮਾਤਾ ਲੋਈ ਅਤੇ ਭਗਤ ਕਬੀਰ ਜੀ ਦੀ ਸਾਖੀ ਸਭ ਨੇ ਸੁਣੀ ਹੈ, ਜਿਸ ਵਿਚ ਮਾਤਾ ਲੋਈ ਜੀ ਨੇ ਇਕ ਰਾਜੇ ਦਾ ਰੋਗ ਦੂਰ ਕਰਨ ਲਈ ਤਿੰਨ ਵਾਰ ਉਸ ਤੋਂ ‘ਰਾਮ’ ਕਹਾਇਆ ਸੀ। ਪਰ ਤਿੰਨ ਵਾਰ ‘ਰਾਮ’ ਕਹਾਉਣਾ ਭਗਤ ਕਬੀਰ ਜੀ ਦੇ ਮਨ ਵਿਚ ਨ ਭਾਇਆ ਅਤੇ ਨਗਾਜ਼ਗੀ ਪ੍ਰਗਟ ਕੀਤੀ। ਤਾਂ ਮਾਤਾ ਲੋਈ ਨੇ ਬੇਨਤੀ ਕੀਤੀ, “ਮਹਾਰਾਜ! ਮੈਂ ਪਹਿਲੀ ਵਾਰੀ ‘ਰਾਮ’ ਕਹਾ ਕੇ ਰਾਜੇ ਦੇ ਕਰੋੜਾਂ ਪਾਪਾਂ ਨੂੰ ਖਤਮ ਕੀਤਾ; ਦੂਜੀ ਵਾਰ ‘ਰਾਮ’ ਉਸ ਦੇ ਰੋਗੀ ਸਰੀਰ ਨੂੰ ਅਰੋਗ ਕਰਨ ਵਾਸਤੇ ਕਹਾਇਆ ਅਤੇ ਤੀਜੀ ਵਾਰ ‘ਰਾਮ’ ਉਸਨੂੰ ਮੰਤਰ ਰੂਪ ਦਿਤਾ ਤਾਂ ਕਿ ਫੇਰ ਮੁੜ ਕੇ ਵਿਕਾਰਾਂ ਵਿਚ ਪਰਵਿਰਤ ਨ ਹੋ ਜਾਵੇ।”

ਸੋ, ਇਸ ਤਰ੍ਹਾਂ ਨਾਮ ਦੀ ਮਹਿਮਾ ਸੰਤ ਜਨਾਂ ਦੇ ਹਿਰਦਿਆਂ ਵਿਚ ਵਸਦੀ ਹੈ। ਜਦੋਂ ਤਕ ਇਹ ਮਹਿਮਾ ਇਸ ਡਿਗਰੀ ਤਕ ਹਿਰਦੇ ਵਿਚ ਨਹੀਂ ਵਸਦੀ, ਜਿਗਆਸੂ ਨਾਮ ਜਪਣ ਵੇਲੇ ਅਨੇਕਾਂ ਹੀ ਫੁਰਨਿਆਂ ਵਿਚ ਪਿਆ ਰਹਿੰਦਾ ਹੈ।

੫. ਪੰਜਵਾਂ ਗੁਣ ਪ੍ਰਭੂ ਦੀ ਸੱਤਾ ਉਪਰ ਵਿਸ਼ਵਾਸ਼ ਰੱਖਣਾ - ਕਿ ਸੰਸਾਰ ਵਿਚ ਸਾਰੇ ਹੋ ਜੀਵ ਜੰਤੂ ਹੁਕਮ ਵਿਚ ਕਾਰ ਕਰ ਰਹੇ ਹਨ ਅਤੇ ਹਰ ਜੀਵ ਦੇ ਨਾਲ ਹੁਕਮ ਰਾਹੀਂ ਲੇਖ ਲਿਖੇ ਹੋਏ ਹਨ। ਪ੍ਰਭੂ ਦੀ ਰਜ਼ਾ ਵਿਚ ਰਾਜੀ ਰਹਿਣਾ ਜਿਵੇਂ ਕਿ ‘ਹੁਕਮੀ ਰਜਾਈ ਚਲਣਾ ਨਾਨਕ ਲਿਖਿਆ ਨਾਲਿ’ ਅਤੇ ‘ਹੁਕਮੈ ਅੰਦਰੀ ਸਭ ਕੌ ਬਾਹਰਿ ਹੁਕਮ ਨ ਕੋਇ।’ ਐਸੇ ਅਨੇਕਾਂ ਗੁਰਬਾਣੀ ਦੇ ਫੁਰਮਾਨਾਂ ਰਾਹੀਂ ਇਸ ਜੀਵ ਨੂੰ ਪ੍ਰਭੂ ਦੀ ਰਜ਼ਾ ਵਿਚ ਰਾਜੀ ਰਹਿਣ ਲਈ ਪ੍ਰੇਰਿਆ ਗਿਆ ਹੈ ਕਿਉਂਕਿ ਇਸ ਹੁਕਮ ਦੀ ਰਜ਼ਾ ਵਿਚ ਬਿੜੇ ਮੱਥੇ ਰਹਿਣਾ ਨਾਮ ਦਾ ਸਹਾਇਕ ਹੋਇਆ ਕਰਦਾ ਹੈ ਜਿਵੇਂ ਕਿ ਭਾਈ ਭਿਖਾਰੀ ਜੀ ਦਾ ਪੁਤਰ ਮਿਤੂ ਹੋ ਗਿਆ ਸੀ ਪਰ ਆਪ ਵਿਆਹ ਦੇ ਕਾਰਜ ਦੌਰਾਨ ਭੀ ਇਕ ਰਸ ਬਿਰਤੀ ਵਿਚ ਰਾਜੀ ਰਹੇ।

੬. ਵਾਸ਼ਨਾਵਾਂ ਤੋਂ ਆਪਣੇ ਮਨ ਨੂੰ ਅਛੋਹ ਰਖਣਾ- ਕਿਉਂਕਿ ਜਨਮ ਮਰਨ ਦਾ ਹੇਤੂ ਕੇਵਲ ਇਹ ਛਿਨ ਭੰਗਰ ਸੁਖ ਦੇਣ ਵਾਲੀਆਂ ਵਾਸ਼ਨਾਵਾਂ ਹੀ ਹੋਇਆ ਕਰਦੀਆਂ ਹਨ ਅਤੇ ਵਾਸ਼ਨਾਵਾਂ ਦਾ ਬੰਨ੍ਹਿਆਂ ਹੋਇਆ ਜੀਵ ਇਸ ਸੰਸਾਰ ਰੂਪੀ ਭਵਸਾਰਾਰ ਵਿਚ ਸਦੀਵ ਕਾਲ ਗੋਤੇ ਖਾਂਦਾ ਰਹਿੰਦਾ ਹੈ। ਵਾਸ਼ਨਾਵਾਂ ਦਾ ਅਸਰ ਐਨਾ ਗਹਿਰਾ ਚਲਿਆ ਜਾਂਦਾ ਹੈ ਕਿ ਭੁੱਲਿਆ ਹੀ ਨਹੀਂ ਕਰਦਾ।

ਯੋਗ ਵਸ਼ਿਸ਼ਟ ਵਿਚ ਆਇਆ ਹੈ ਕਿ ਇਕ ਵਾਰ ਵਸ਼ਿਸ਼ਟ ਜੀ, ਜੋ ਕਿ ਸ੍ਰੀ ਰਾਮਚੰਦਰ ਜੀ ਦੇ ਗੁਰੂ ਸਨ, ਨੇ ਸ੍ਰੀ ਰਾਮ ਚੰਦਰ ਜੀ ਤੋਂ ਅਧਿਆਤਮਕ ਸਭਾ ਵਿਚ ਬੈਠਿਆਂ ਉਚੀ-ਉਚੀ ਹੱਸਣ ਦੇ ਕਾਰਨ ਦੀ ਸਪਸ਼ਟਤਾ ਲਈ ਬੇਨਤੀ ਕੀਤੀ, ਤਾਂ ਸ੍ਰੀ ਰਾਮ ਚੰਦਰ ਜੀ ਨੇ ਫੁਰਮਾਇਆ ਕਿ ਮੈਂ ਇਸ ਟੁੱਟੀਆਂ ਹੋਈਆਂ ਲੱਤਾਂ ਵਾਲੇ ਕੀੜੇ ਨੂੰ, ਜੋ ਕਿ ਦੀਵਾਰ ਉਪਰ ਚੜ੍ਹ ਰਿਹਾ ਹੈ, ਦੇਖ ਕੇ ਹੱਸਿਆ ਹਾ ਕਿਉਂਕਿ ਇਸ ਦੀ ਮਨੋਬਿਰਤੀ ਜਾਣ ਕੇ ਮੈਨੂੰ ਅਸਚਰਜਤਾ ਹੋਈ ਹੈ ਕਿ ਇਹ ਜੀਵ ਅੱਜ ਤੋਂ ਪਹਿਲਾਂ ੧੪ ਵਾਰ

ਸਵਰਗ ਦੇ ਰਾਜੇ ਇੰਦਰ ਦੀ ਪਦਵੀ ਉਤੇ ਸ਼ੁਸ਼ੋਭਿਤ ਹੋ ਚਕਿਆ ਹੈ ਪਰ ਵਾਸ਼ਨਾਵਾਂ ਦਾ ਬੰਨ੍ਹਿਆਂ ਹੋਇਆ ਚੁਰਾਸੀ ਦੇ ਚੱਕਰ ਵਿਚ ਅਜੇ ਭੀ ਘੁਮੇਟਣੀਆਂ ਖਾ ਰਿਹਾ ਹੈ ਅਤੇ ਅਜੇ ਭੀ ਇਸ ਦੇ ਮਨ ਵਿਚ ਇਹ ਹੈ ਕਿ ਮੈਂ ਮਨੁੱਖ ਦਾ ਜਨਮ ਧਾਰ ਕੇ ਇਕ ਸੌ ਜੱਗ ਨਿਰਵਿਘਨ ਕਰਕੇ ਮੁੜ ਇੰਦਰ ਦੀ ਪਦਵੀ ਪ੍ਰਾਪਤ ਕਰਾਂ। ਇਸ ਮੂਰਖ ਨੂੰ ਇਹ ਗਿਆਨ ਨਹੀਂ ਕਿ ਮੈਂ ਗੁਰੂ ਦੀ ਸੰਗਤ ਕਰਕੇ, ਵਾਸ਼ਨਾਵਾਂ ਦਾ ਤਿਆਗ ਕਰਕੇ ਪਰਮ ਪਦ ਨੂੰ ਪ੍ਰਾਪਤ ਕਰਾਂ ਅਤੇ ਸਦੀਵ ਕਾਲ ਲਈ ਪਰਮ ਸੁਖ ਵਿਚ ਲੀਨ ਹੋ ਜਾਵਾਂ।

ਸੋ, ਇਸ ਪ੍ਰਕਾਰ ਬਹੁਤ ਕਿਸਮ ਦੀਆਂ ਵਾਸ਼ਨਾਵਾਂ ਸਾਡੇ ਅੰਤਸ਼ਕਰਨ ਵਿਚ ਛੁਪੀਆਂ ਪਈਆਂ ਹਨ ਅਤੇ ਇਹ ਨਾਮ ਜਪਣ ਵਿਚ ਬਹੁਤ ਹੀ ਵਿਘਨਕਾਰੀ ਹੋਇਆ ਕਰਦੀਆਂ ਹਨ। ਜਦੋਂ ਤਾਂਈਂ ਅਸੀਂ ਪ੍ਰਭੂ ਦੇ ਹੁਕਮ ਵਿਚ ਨਹੀਂ ਰਹਿੰਦੇ, ਵਾਸ਼ਨਾਵਾਂ ਸਾਨੂੰ ਜਨਮ ਮਰਨ ਦੇ ਗੇੜ ਵਿਚ ਘੁਮਾਉਂਦੀਆਂ ਹੀ ਰਹਿਣਗੀਆਂ। ਧਨ ਵਾਸ਼ਨਾ, ਪੁਤਰ ਵਾਸ਼ਨਾ, ਲੋਕ ਵਾਸ਼ਨਾ, ਸਵਰਗ ਵਾਸ਼ਨਾ, ਸ਼ਾਸ਼ਤਰ ਵਾਸ਼ਨਾ, ਅਨੁਸਥਾਨ ਵਾਸ਼ਨਾ, ਰਿਧੀਆਂ-ਸਿਧੀਆਂ ਦੀ ਪ੍ਰਾਪਤੀ ਦੀ ਵਾਸ਼ਨਾ, ਰਾਜਸੀ ਸ਼ਕਤੀ ਦੀ ਪ੍ਰਾਪਤੀ ਦੀ ਵਾਸ਼ਨਾ ਇਤਿਆਦਿ ਅਨੇਕਾਂ ਵਾਸ਼ਨਾਵਾਂ ਅੰਤਸ਼ਕਰਣ ਵਿਚ ਮੌਜੂਦ ਹਨ ਜਿਨ੍ਹਾਂ ਕਰਕੇ ਜੀਵ ਜਨਮ ਮਰਨ ਦੇ ਚੱਕਰ ਵਿਚੋਂ ਨਹੀਂ ਨਿਕਲ ਸਕਦਾ। ਇਸ ਲਈ ਵਾਸ਼ਨਾਵਾਂ ਤੋਂ ਰਹਿਤ ਹੋ ਕੇ ਜਦੋਂ ਗੁਰ ਮੰਤਰ ਦਾ ਜਾਪ ਕਰਾਂਗੇ ਤਾਂ ਇਹ ਸ਼ੀਘ੍ਰ ਹੀ ਫਲੀਭੂਤ ਹੋ ਕੇ ਨਾਮ ਮੰਡਲ ਵਿਚ ਨਿਵਾਸ ਕਰ ਦੇਵੇਗਾ।

੭. ਨਾਮ ਜਪਣ ਲਈ ਦਿੜ੍ਹ ਲਗਨ - ਜਿਸ ਤਰ੍ਹਾਂ ਭਗਤ ਪ੍ਰਹਿਲਾਦ ਅਤੇ ਭਗਤ ਧਰੂ ਜੀ ਨੇ ਦਿੜ੍ਹਤਾ ਨਾਲ ਨਾਮ ਦੀ ਅਗਧਨਾ ਕੀਤੀ। ਭਗਤ ਧਰੂ ਨੇ ਨਾਰਦ ਤੋਂ ਉਪਦੇਸ਼ ਪ੍ਰਾਪਤ ਕਰਕੇ ਆਪਣੇ ਆਪ ਨੂੰ ਭਜਨ ਵਿਚ ਲੀਨ ਕਰ ਦਿਤਾ, ਉਸਦੀ ਦਿੜ੍ਹਤਾ ਨੂੰ ਦੇਖ ਕੇ ਜਗਤ ਹੈਰਾਨ ਹੋ ਗਿਆ। ਇਸ ਪਰਥਾਇ ਗੁਰਬਾਣੀ ਅੰਦਰ ਛੁਰਮਾਨ ਹੈ -

**ਨਾਰਦ ਕਹਤ ਸੁਨਤ ਧੂਆ ਬਾਰਿਕ ਭਜਨ ਮਾਹਿ
ਲਿਪਟਾਨੋ ॥**

ਇਕ ਥਾਂ ਹੋਰ ਛੁਰਮਾਨ ਹੈ -

**ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰ
ਦੇਇ ॥**

ਮਨੁ ਤਨੁ ਆਗੈ ਰਾਖਿ ਕੈ ਉਭੀ ਸੇਵ ਕਰੋਇ ॥

ਪੰਨਾ - ੬੩੦

ਪੰਨਾ - ੬੪੭

ਨਿਸ਼ਕਾਮਤਾ ਸਹਿਤ ਗੁਰੂ ਦੀ ਸੇਵਾ ਕਰਨ ਨਾਲ ਅੰਤਸ਼ਕਰਨ ਵਿਚ ਨਿਰਮਲਤਾਈ ਦਾ ਪ੍ਰਕਾਸ਼ ਹੁੰਦਾ ਹੈ ਅਤੇ ਇਸ ਤਰ੍ਹਾਂ ਜਨਮਾਂ ਜਨਮਾਂਤਰਾਂ ਦੀ ਲੱਗੀ ਹੋਈ ਮੈਲ ਨੂੰ ਨਾਮ ਦਾ ਜਾਪ ਧੋ ਦਿੰਦਾ ਹੈ ਅਤੇ ਸੇਵਾ ਕਰਨ ਨਾਲ ਸ਼ੀਘ੍ਰ ਹੀ ਸਿੱਧਤਾ ਪ੍ਰਾਪਤ ਹੋ ਜਾਂਦੀ ਹੈ। ਪਰ ਸੇਵਾ ਕਰਨ ਲਈ ਗੁਰੂ ਮਹਾਰਾਜ਼ ਦੇ ਸਿਧਾਂਤ ਨੂੰ ਅਪਨਾਉਣਾ ਅਤੀ ਜ਼ਰੂਰੀ ਹੈ ਕਿ -

**ਸੇਵਾ ਕਰਤ ਹੋਇ ਨਿਹਕਾਮੀ॥
ਤਿਸ ਕਉ ਹੋਤ ਪਰਾਪਤਿ ਸੁਆਮੀ॥**
ਪੰਨਾ - ੨੯

ਇਸ ਤੋਂ ਅਗੇ ਦੋ ਵੱਡੇ ਦੋਸ਼ ਹੁੰਦੇ ਹਨ - **ਉਸਤਤਿ ਅਤੇ ਨਿੰਦਾ।** ਆਪਣੀ ਉਸਤਤਿ ਸੁਣ ਕੇ ਮਨੁਖ ਦੇ ਮਨ ਵਿਚ ਬਹੁਤ ਖੁਸ਼ੀ ਹੁੰਦੀ ਹੈ ਅਤੇ ਇਸਦੇ ਵਿਧੀਤ ਨਿੰਦਿਆ ਸੁਣ ਕੇ ਮਨੁਖ ਦਾ ਮਨ ਉਦਾਸੀਨਤਾ ਵਿਚ ਆ ਜਾਂਦਾ ਹੈ। ਫੇਰ ਇਹ ਦੌਵੇਂ - ਉਸਤਤਿ ਅਤੇ ਨਿੰਦਿਆ, ਰਾਗ ਅਤੇ ਦਵੈਸ਼ ਦਾ ਕਲੇਸ਼ ਪੈਦਾ ਕਰਕੇ ਮਨ ਨੂੰ ਵਿਚਲਤ ਕਰਦੀਆਂ ਹਨ ਅਤੇ ਭਜਨ ਕਰਨ ਵਿਚ ਮਨ ਨਹੀਂ ਲਗਦਾ ਸਗੋਂ ਅਨੇਕ ਕਿਸਮ ਦੇ ਛੁਰਨੇ ਉਠਦੇ ਰਹਿੰਦੇ ਹਨ। ਇਸ ਲਈ ਗੁਰੂ ਬਾਬਾ ਜੀ ਨੇ ਇਨ੍ਹਾਂ ਦੋਨਾਂ ਦਾ ਤਿਆਗ ਕਰਾਉਂਦੇ ਹੋਏ ਫੁਰਮਾਨ ਕੀਤਾ ਕਿ ਨਿਰਬਾਣ ਪਦਵੀ ਦੀ ਖੋਜ ਕਰੋ। ਸੋ ਇਸ ਪ੍ਰਕਾਰ ਉਸਤਤਿ ਨਿੰਦਿਆ ਦੋਨੋਂ ਹੀ ਬਹੁਤ ਵਿਘਨਕਾਰੀ ਹਨ। ਇਨ੍ਹਾਂ ਤੋਂ ਇਲਾਵਾ ਹੋਰ ਸ਼ੁਭ ਗੁਣ ਜਿਵੇਂ ਕਿ ਧੀਰਜ, ਖਿਮਾ, ਦਾਨ, ਕੌਮਲ ਹਿਰਦਾ, ਸਤਿ ਦਾ ਜੀਵਨ ਅਤੇ ਕੌਮਲ ਬਚਨ ਕਰਨੇ ਜਗਿਆਸੂ ਦੇ ਰਾਹ ਵਿਚ ਬਹੁਤ ਸਹਾਇਕ ਹੋਇਆ ਕਰਦੇ ਹਨ; ਨਿਰਮਾਣਤਾ, ਭਜਨ ਬੰਦਰੀ ਕਰਨ ਵਾਲੇ ਦਾ ਅਤਿ ਉਤਮ ਭੁਸ਼ਣ (ਗਹਿਣਾ) ਹੋਇਆ ਕਰਦਾ ਹੈ। ਜੀਵਨ ਨੂੰ ਗੁਰੂ ਮਹਾਰਾਜ ਵਲੋਂ ਦੱਸੀ ਮਰਯਾਦਾ ਵਿਚ ਰਖਣਾ ਜਿਵੇਂ ਕਿ -

ਪਰ ਤ੍ਰਿਆ ਰੂਪੁ ਨ ਪੇਖੈ ਨੇਤ੍ਰ੍॥ ਪੰਨਾ - ੨੯੮
ਕਰਨ ਨ ਸੁਨੈ ਕਾਹੂ ਕੀ ਨਿੰਦਾ॥ ਪੰਨਾ - ੨੯੮
ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ॥

ਦੇਹੀ ਰੋਗੁ ਨ ਲਗਈ ਪਲੈ ਸਭ ਕਿਛੁ ਪਾਇ॥ ਪੰਨਾ
- ੧੩੯੧

ਵਵਾ ਵੈਰੁ ਨ ਕਰੀਐ ਕਾਹੂ॥
ਘਟ ਘਟ ਅੰਤਰਿ ਬ੍ਰਹਮ ਸਮਾਹੁ॥ ਪੰਨਾ -
੨੫੯

ਬਿਨ ਸੇਵਾ ਧਿਗ ਹਥ ਪੈਰ ਹੋਰ ਨਿਹਫਲ ਕਰਣੀ॥
ਭਾਈ ਗੁਰਦਾਸ ਜੀ, ਵਾਰ -

ਇਨ੍ਹਾਂ ਉਪਦੇਸ਼ਾਂ ਦੇ ਪ੍ਰਕਾਸ਼ ਵਿਚ ਜਿਉਣਾ ਹੀ ਮਰਯਾਦਾ ਦਾ ਜੀਵਨ ਹੋਇਆ ਕਰਦਾ ਹੈ।

ਫੇਰ, ਪਵਿੱਤਰਤਾ ਬਹੁਤ ਹੀ ਵੱਡਾ ਗੁਣ ਹੈ। ਸਰੀਰ ਦੀ ਪਵਿੱਤਰਤਾ, ਅਨੇਕਾਂ ਰੋਗਾਂ ਅਤੇ ਵਿਘਨਾਂ ਤੋਂ ਬਚਾ ਕੇ ਰਖਦੀ ਹੈ। ਇਸੇ ਵਾਸਤੇ ਅੰਮ੍ਰਿਤ ਵੇਲੇ ਦਾ ਇਸ਼ਨਾਨ ਜ਼ਰੂਰੀ ਦੱਸਿਆ ਹੈ। ਇਸ ਤੋਂ ਉਪਰ ਅਪਣੇ ਵਾਕ ਦੀ ਪਵਿੱਤਰਤਾ ਵੀ ਜ਼ਰੂਰੀ ਹੈ ਕਿਉਂਕਿ ਗੁਰੂ ਮਹਾਰਾਜ ਦਾ ਫੁਰਮਾਨ ਹੈ -

ਫਿਕਾ ਬੋਲਿ ਵਿਗੁਚਣਾ ਸੁਣੋ ਮੂਰਖ ਮਨ ਅਜਾਣ॥
ਪੰਨਾ - ੧੫

ਫੇਰ -

ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ॥
ਫਿਕੈ ਫਿਕਾ ਸਦੀਐ ਫਿਕੈ ਫਿਕੀ ਸੋਇ॥
ਫਿਕਾ ਦਰਗਹਿ ਸਟੀਐ ਮੁਹਿ ਬੁਕਾ ਫਿਕੇ ਪਾਇ॥
ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ॥ ਪੰਨਾ
- ੮੭੩

ਸ੍ਰੀ ਗੁਰੂ ਗ੍ਰੰਥ ਸਾਹਿਬ - 'ਸਰਵੋਤਮ'

(ਭਾਗ ਪਹਿਲਾ)

ਸ੍ਰੀ ਸੰਤ ਜੀ (ਸੰਤ ਵਰਿਆਮ ਸਿੰਘ ਜੀ) ਸੇ ਮਿਲਕਰ ਮੁੜੇ ਜੋ ਪੁਸ਼ਨਤਾ ਮਿਲੀ, ਮੁੜੇ ਐਸਾ ਮਾਲੂਮ ਹੁਆ ਕਿ ਜੀਵਨ ਮੌਕੇ ਕੋਈ ਵਿਅਕਤੀ ਤੋਂ ਐਸਾ ਹੈ, ਜੋ ਜਿਤਨਾ ਅੰਦਰ ਸੇ, ਵੈਸਾ ਹੀ ਬਾਹਰ ਸੇ ਅਪਨਾ ਜੀਵਨ ਬਤੀਤ ਕਰਤਾ ਹੈ। ਸੱਚਾ, ਸਰਲ; ਕੋਈ ਛਲ ਕਪਟ ਪਾਖੰਡ ਨਹੀਂ ਹੈ। ਏਕ ਮਹਾਨ ਬਾਤ - ਅਗਰ ਹਮਾਰੇ ਭਾਰਤ ਵਰਸ਼ ਮੌਕੇ ਸਭੀ ਸੰਤ ਲੋਗ ਇਸੀ ਤਰਹ ਕਾ ਜੀਵਨ ਅਪਨਾ ਲੈਂ ਤੋਂ ਹਮਾਰਾ ਭਾਰਤ ਵਰਸ਼ ਫਿਰ ਅਪਨੀ ancient glory (ਪ੍ਰਾਚੀਨ ਮਾਣ) ਕੋ ਪਾਪਤ ਕਰ ਸਕਤਾ ਹੈ। ਅਥ ਮੁੜੇ ਆਪ ਸੇ ਕਹਨਾ ਹੈ - ਆਪ ਸਭ ਕੋ ਯੋਂ ਭੀ ਗਿਆਨ ਹੋਨਾ ਚਾਹੀਏ ਕਿ ਆਪ ਨਿਤਯ ਗੁਰੂ ਗ੍ਰੰਥ ਸਾਹਿਬ ਕਾ ਪਾਠ ਕਰਤੇ ਹੋ, ਜਪ ਕਰਤੇ ਹੋ ਲੇਕਿਨ ਏਕ ਬਾਤ ਆਪ ਸਮਝ ਲੀਜੀਏ ਕਿ ਸੰਸਾਰ ਮੌਕੇ ਜਿਤਨੇ ਭੀ ਧਰਮ ਗ੍ਰੰਥ ਹੈਂ, ਉਨ ਸਭ ਮੌਕੇ ਸੇ ਸਰਲ ਗ੍ਰੰਥ, ਗੁਰੂ ਗ੍ਰੰਥ ਸਾਹਿਬ ਹੈਂ। ਜਿਤਨਾ ਸਰਲ ਗ੍ਰੰਥ, ਗੁਰੂ ਗ੍ਰੰਥ ਸਾਹਿਬ ਹੈਂ, ਅੰਤ ਸੰਸਾਰ ਕਾ ਕੋਈ ਭੀ ਗ੍ਰੰਥ ਨਹੀਂ - ਏਕ ਬਾਤ। ਦੂਸਰੀ ਬਾਤ ਯੇ ਹੈ ਕਿ ਜੋ ਨਿਚੋੜ ਸਾਰੇ ਧਰਮਾਂ ਕਾ, ਗੁਰੂ ਗ੍ਰੰਥ ਸਾਹਿਬ ਕੇ ਅੰਦਰ ਹੈ, ਵੋ ਅਨੇਕ ਗ੍ਰੰਥਾਂ ਮੌਕੇ ਨਹੀਂ ਮਿਲੇਗਾ ਆਪ ਕੋ। ਯੇ ਤੋਂ ਸਾਰੇ ਸੰਸਾਰ ਕੇ ਜਿਤਨੇ ਭੀ ਧਰਮ ਹੈਂ, ਉਨ ਕੋ ਫਿਲਟਰ (filter) ਕਰਕੇ ਬਨਾਇਆ ਗਿਆ ਹੈ। ਯੇ ਸੂਤਾਂ ਹੈ ਗੁਰੂ ਨਾਨਕ ਦੇਵ ਜੀ ਕੀ, ਉਨਕੀ ਮਹਾਨ ਕਿਰਪਾ ਸੇ, ਅੰਤ ਅੱਨਯ ਗੁਰੂਓਂ ਕੀ ਕਿਰਪਾ ਸੇ, ਉਨ ਕੋ ਬਲੀਦਾਨ ਸੇ ਬਨਾ ਹੈ। ਕੋਈ ਵੀ ਸੰਸਾਰ ਕਾ ਧਰਮ ਗ੍ਰੰਥ - ਮੈਂ ਇਸ ਚੀਜ਼ ਕੋ ਆਪ ਕੇ ਸਾਮਨੇ ਨਹੀਂ ਬੋਲ ਰਹਾਂ ਹੁੰਦਾ, ਅਗਰ ਕੋਈ ਇਸ ਕੇ ਉਪਰ discussion (ਚਰਚਾ) ਕਰਨਾ ਚਾਹੇ ਤੋਂ ਮੈਂ ਉਸਕੋ ੧੦੧ ਪੁਆਇੰਟ (point) ਬਨਾ ਕਰ ਕੇ ਬਤਾ ਸਕਤਾ ਹੁੰਦਾ ਕਿ ਐਸਾ ਗ੍ਰੰਥ ਅੰਤ ਦੂਸਰਾ ਨਹੀਂ ਹੈ।

ਤੀਨ ਚੀਜ਼ਾਂ ਸਮਝਨੇ ਕੀ ਹੋਤੀ ਹੈਂ। ਸਿੱਖ ਸ਼ਬਦ - ਸੇਵਕ ਕੇ ਲੀਏ ਆਇਆ ਹੈ, ਜੋ ਸੇਵਾ ਕਰਨੇ ਮੌਕੇ ਹੀ ਅਪਨਾ ਪੂਰਾ ਜੀਵਨ ਬਤੀਤ ਕਰ ਦੇਤਾ ਹੈ। ਸਿਖ ਉਸੇ ਕਹਿਤੇ ਹੈਂ ਜੋ ਕਿ ਦੂਸਰੋਂ ਕੀ ਸੇਵਾ ਕਰਨੇ ਮੌਕੇ ਆਨੰਦ ਲੇਤਾ ਹੈ। ਜੋ ਦੂਖੀ ਹੋ, ਜਿਸ ਕੋ ਅਵੱਸ਼ਕਤਾ ਹੋ, ਉਸੀ ਕੀ ਸੇਵਾ ਕਰਤਾ ਹੈ। ਦੂਸਰਾ ਹੈ ਸ਼ਬਦ - ਗ੍ਰੰਥ। ਗੁਰੂਓਂ ਕੀ ਜਿਤਨੀ ਬਾਣੀ ਹੈ, ਸੰਤਾਂ ਕੀ ਬਾਣੀ ਕੋ ਗੰਧਿਤ ਕਰ ਦੀਆ ਗਿਆ ਹੈ, ਏਕ ਸੁਚਾਰੂ ਰੂਪ ਮੌਕੇ ਸੰਜੋਆ ਦੀਆ ਗਿਆ ਹੈ; ਉਸ ਕੋ ਕਹਿਤੇ ਹੈਂ - ਗੁਰੂ ਗ੍ਰੰਥ ਸਾਹਿਬ। ਮੈਨੂੰ ਕਈ ਭਾਸ਼ਾਓਂ ਮੌਕੇ - ਜਿਨ ਭਾਸ਼ਾਓਂ ਕੋ ਮੈਂ ਜਾਨਤਾ ਹਾਂ - ਉਨ ਮੌਕੇ ਗੁਰੂ ਗ੍ਰੰਥ ਸਾਹਿਬ ਕਾ ਸਵੈਧਯ ਅਧਿਐਨ ਕੀਆ ਤੋਂ ਮੁੜੇ ਯੋਂ ਲਗਾ ਕਿ ਰੀਤਾਂ - ਵੋ ਵਿਕਲਿਸ਼ਟ ਚੀਜ਼ ਹੈ; ਬਾਈਬਲ - ਵੋ ਭੀ ਸਭ ਕੇ ਸਮਝ ਮੌਕੇ ਨਹੀਂ ਆਤੀ; ਕੁਰਾਨ ਮਜ਼ੀਦ - ਵੋ ਭੀ ਸਭ ਸਮਝ ਨਹੀਂ ਪਾਤੇ, ਲੇਕਿਨ ਗੁਰੂ ਗ੍ਰੰਥ ਸਾਹਿਬ ਕੋ ਕੋਈ ਅਗਰ ਪੜ੍ਹ ਲੇ, ਤੋਂ ਸਭ ਕੇ ਸਮਝ ਮੌਕੇ ਆ ਸਕਤੀ ਹੈ; ਬੋਧ, ਅਬੋਧ, ਵਿਦਵਾਨ ਭੀ ਉਸ ਕੋ ਸਮਝ ਲੈਂਦੇ ਹੈਂ। ਅਥ ਤਰਕ-ਬਤਰਕ ਮੌਕੇ ਜਾਕਰ - ਕਿ ਸ਼ਬਦ ਕਾ ਕਿਆ ਅਰਥ ਹੋਤਾ ਹੈ, ਕੈਸੇ ਕਹਾ

गिआ है ते इस के लीए मैं आप से एक बात कहना चाहता हूँ। गुरु लोग एक सब्बान से दूसरे सब्बान पर travel (जातरा) करते-करते-करते-करते-करते चले गए। और उनकी बैलीचि कौ, जहां-जहां गए, वहां-वहां के स्थानों के उनहें ने बताइਆ - ग्रंथ साहिष में। अबी ये सौय नहीं हुआ जैसे मैं आपसे कहता हूँ।

सौ गुरु गोबिंद सिंघ जी के सिरज्ज चड्ड गए थी। अब ये सिरज्ज word (स्थान) जै है, केवल पहाड़ी आदमी जान सकता है कि सिरज्ज किआ हैती है - ये पहाड़ी स्थान है। जितनी भी आप की भास्त्राएं हैं, उन के स्थान आप कौ ग्रंथ साहिष में भिल जाएंगे - जै भी बैले आप। जै भी भास्त्रा है, उस के स्थान अवैष्णविमां गुरु ग्रंथ साहिष में भिले हुए हैं। इस का कारण है कि गुरु लोग भारत भ्रमण कीए, उस भ्रमण में, उस journey में जहां जहां गए, वहां वहां की भास्त्रा भी उनहें ने गुरु ग्रंथ साहिष में गूँखित कर दी। ऐक महान सागर है - सागर में जै जितनी छब्बी लगाएगा, उत्तना ही उस कौ बुछ ना बुछ प्राप्त होगा। ते भेरे कहने का मतलब ये है कि स्तरण से, भक्ती से आप गुरु ग्रंथ साहिष का सैयज करें। केवल गुरु ग्रंथ साहिष कौ पुजना ही काढ़ी नहीं है। हम लोग किआ करते हैं - पूजा, आरती लेकर, गुरु ग्रंथ साहिष कौ उपर सब्बान दे कर पूजते हैं। अँड़ी बात है वै। वै ते हैना ही चाहीए - आदर और सतिकार हैना चाहीए। लेकिन उस का सैयज करना, उस कौ समझना, उस के अनुरूप चलना; बहुत बड़ी भागी बात है। विदेशों में १५६ देशों का भ्रमण करने के पश्चात मैं इस निरने पर पहुँचा हुँ कि वै कौटी भी देश नहीं, जहां सिंध नहीं हैं। अर वै भी कौटी देश नहीं, जहां सिंध धरम, जहां गुरुद्वारा ना बना है।

अब आप कौ ऐक बात बताओ - मैं लंडन में था, ते गुरुद्वारा में जैसे सब ने अपने अपने भाव पूर्गत कीए; मैंने भी भाव पूर्गत कीए। जब प्रस्ताव बंटने लगा, ते बुछ लोग नाराज़ हैं गए कि चमत्र से प्रस्ताव मत लें, हाथ से लें। इसी पे इगड़ा है गिआ, उल्लारे निकल पड़ी, और कटी लोग घाइल हैं गए। इन बातों से मिथ धरम कौ बहुत नुकसान हुआ है। मैंने भावनाओं से, जिसमें अपने ही भाईचि कौ, अपने ही धरम कौ, और अपने ही लोगों कौ नुकसान है; इस कौ कड़ई नहीं करना चाहीए। मैं ते चुप चप रहा बैठा हुआ। उस में ४५ आदमी घाइल हैं गए थे - उल्लारे से। मैंने कहा, ये किरपान, जै आप पहिने हैं, इस लीए ते नहीं बनी कि अपने भाईचि के उपर उसका पूहार करें। स्कती का सदउपर्योग संसार में किसी ने नहीं कीआ, जैसे कि गुरु

ਗੋਬਿੰਦ ਸਿੰਘ ਜੀ ਨੇ ਕੀਆ। ਉਨ ਕੇ ਏਕ ਏਕ ਸ਼ਬਦ ਕੋ ਦੇਖ ਲੀਜੀਏ, ਸੰਪੂਰਨ ਜੀਵਨ ਵੋ ਅਧਰਮ ਕੇ ਪ੍ਰਤੀ ਯੁਧ ਕਰਤੇ ਰਹੇ, ਪਰ ਕਹੀਂ ਪਰ ਭੀ ਵੋ ਝੁਕੇ ਨਹੀਂ।

ਤੋਂ ਭਾਈਓ ਔਰ ਬਹਿਨੋਂ, ਮੇਰਾ ਆਪ ਸੇ ਯਹੀ ਅਨੁਰੋਧ ਹੈ, ਔਰ ਯਹੀ ਕਹਿਨਾ ਹੈ ਕਿ ਆਪ ਕਾ ਧਰਮ ਸਭ ਸੇ ਮਹਾਨ ਹੈ, ਸਭ ਸੇ ਸਰਲ ਹੈ ਔਰ ਉਸ ਮੌਕੇ ਵੱਡੇ ਬਚਿੱਤਰ ਚੀਜ਼, ਏਕ ਸਰਲ ਸੇ ਸਰਲ ਚੀਜ਼ ਬਤਾਈ ਗਈ ਹੈ। ਸਾਰੇ ਗੁਰੂ ਗ੍ਰੰਥ ਸਾਹਿਬ ਕਾ ਸਾਰ ਹੈ - ਜਪ ਕੇ ਉਪਰ। ਅਥ ਜਿਤਨੇ ਦਿਨ ਭੀ ਹਮ ਬੋਲੋਗੇ, ਕੇਵਲ ਯਹੀ Theme (ਵਿਸ਼ਾ) ਕੋ ਲੇਕਰ ਕੇ ਬੋਲੋਗੇ ਕਿ ਜਪ ਕੈਸੇ ਹੋਨਾ ਚਾਹੀਏ? ਕਿਤਨੇ ਪ੍ਰਕਾਰ ਕਾ ਜਪ ਹੋਤਾ ਹੈ? ਕੈਸੇ ਜਪ ਕੀਆ ਜਾਤਾ ਹੈ? ਮਾਲਾ ਸੇ ਜਪ ਕਰਨੇ ਮੌਕਾ ਲਾਭ ਹੈ? ਮੂੰਹ ਸੇ ਜਪ ਕਰਨੇ ਮੌਕਾ ਲਾਭ ਹੈ? ਸਵਾਸ ਮੌਕਾ ਜਪ ਕਰਨੇ ਸੇ ਕਿਆ ਲਾਭ ਹੈ? ਔਰ ਮਨ ਹੀ ਮਨ ਜਪ ਕਰਨੇ ਮੌਕਾ ਲਾਭ ਹੈ? ਯੇ ਸਭ ਵਿਚਾਰ ਹਮ ਆਪ ਕੇ ਸਨਮੁਖ ਰਖੋਗੇ। ਅਪਨੇ ਹੀ ਅਨੁਭਵ ਸੇ ਨਹੀਂ, ਜਿਨ ਜਿਨ ਮਹਾਂਪੁਰਸ਼ਾਂ ਕੇ ਚਰਨੋਂ ਮੌਕਾ ਬੈਠ ਕਰ ਤੀਨ ਬਰਸ਼ ਕੀ ਆਯੂ ਸੇ ਲੇਕਰ ਅਥ ਤਕ ਜੋ ਭੀ ਮੈਨੇ ਸੀਖਾ ਹੈ - ਧਿਆਨ ਔਰ ਜਪ ਕੇ ਵਿਸ਼ੇ ਮੌਕਾ ਉਸੇ ਆਪ ਕੇ ਸਾਮਨੇ ਰਖਨਾ ਚਾਹਤਾ ਹੈ।

ਤੋਂ ਆਜ ਕਾ ਵਿਸ਼ਾ ਯੇ ਹੋਗਾ ਕਿ ਜਬ ਆਪ ਜਪ ਕਰੋ, ਤੋਂ ਕੈਸੇ ਆਪ ਕੋ ਬੈਠਨਾ ਚਾਹੀਏ? ਜੈਸੇ ਆਪ ਬੈਠੋਂ, ਵੈਸੇ ਹੀ ਆਪ ਸਵਾਸ ਲੋਂਗੋਂ; ਕੈਨ ਸਾ ਅੱਛਾ ਤਰੀਕਾ ਹੈ ਜੋ ਅੱਛੇ ਬੈਠਨੇ ਸੇ, ਔਰ ਫਿਰ ਸੁਆਸ ਲੇਨੇ ਸੇ ਆਪ ਕਾ ਜਪ ਔਰ ਧਿਆਨ, ਔਰ ਗਹਿਰਾਈ ਮੌਕਾ ਸਕਤਾ ਹੈ। ਸਿਰ, ਗਰਦਨ ਔਰ ਗੀੜ ਕੀ ਹੱਡੀ ਕੋ ਸੀਧਾ ਰੱਖਨਾ ਚਾਹੀਏ, ਜਿਸ ਵਕਤ ਕਿ ਆਪ ਜਪ ਔਰ ਧਿਆਨ ਕਰੋਂ। ਯੇ ਵਿਸ਼ੇਸ਼ ਏਕ ਪ੍ਰਕਿਆ ਹੋਤੀ ਹੈ। ਵੈਸੇ ਤੋਂ ਹਰ ਵਕਤ ਹੋ ਸਕਤਾ ਹੈ; ਭਾਓ ਹੋ, ਕੁਭਾਓ ਹੋ, ਆਲਸ ਹੋ; ਹਰ ਵਕਤ ਜਪ ਹੋ ਸਕਤਾ ਹੈ ਲੇਕਿਨ ਜੋ ਸਵਸਥ ਹੈਂ ਔਰ ਬਾਲਪਨ ਸੇ ਯੇ ਸਿਖਸ਼ਾ ਜਬ ਦੀ ਜਾਏਗੀ ਤੋਂ ਉਸ ਮੌਕਾ ਜਿਹ ਹੋਨਾ ਚਾਹੀਏ ਕਿ ਜਪ ਕੈਸੇ ਹੋ, ਧਿਆਨ ਕੈਸੇ ਹੋ। ਅਥ ਕਹੋ ਕਿ ਧਿਆਨ ਕਿਸ ਕਾ ਕਰੋ। ਮੇਰਾ ਮਤਲਬ ਨਹੀਂ ਕਿ ਕਿਸੀ ਮੂਰਤੀ ਕਾ ਧਿਆਨ ਕਰੋ; ਯੇ ਮਤਲਬ ਨਹੀਂ। ਜਪ ਠੀਕ ਹੋ ਰਹਾ ਹੈ ਜਾਂ ਨਹੀਂ ਹੋ ਰਹਾ ਹੈ, ਇਸੀ ਕਾ ਹੀ ਧਿਆਨ ਰੱਖਨਾ ਚਾਹੀਏ ਕਿ ਮੇਰਾ ਮਨ ਇਧਰ ਉਧਰ ਤੋਂ ਨਹੀਂ ਭਟਕ ਰਹਾ ਹੈ, ਮੇਰਾ ਮਨ ਕਿਤਨੀ ਬਾਰ ਭਟਕ ਕਰ ਕੇ ਇਧਰ ਉਧਰ ਜਾ ਰਹਾ ਹੈ? ਯੇ ਜਬ ਵਿਚਾਰ ਹੋਨੇ ਲਗੇਗਾ, ਤੋਂ ਧੀਰੇ ਧੀਰੇ, ਮਨ ਅਪਨੇ ਕਾਬੂ ਆ ਜਾਏਗਾ। ਤੋਂ ਸਿਰ ਗਰਦਨ ਔਰ ਗੀੜ ਕੀ ਹੱਡੀ ਕੋ ਸੀਧਾ ਰੱਖ ਕਰਕੇ ਸਥਿਰਤਾ ਸੇ ਬੈਠੋਂ। ਪੈਰ ਕੈਸੇ ਰਹੋ, ਕਿਆ ਰਹੋ; ਯੇ secondary (ਦੂਜੀ) ਚੀਜ਼ ਹੈ। ਉਸੀ ਆਸਨ ਮੌਕਾ ਬੈਠਨਾ ਚਾਹੀਏ ਔਰ ਉਸੀ ਕੋ ਨਿਤ ਅਭਿਆਸ ਕਰਤੇ ਰਹਨਾ ਚਾਹੀਏ। ਰੋਜ਼ ਆਸਨ ਬਦਲ ਕਰ, ਕਭੀ ਇਧਰ, ਕਭੀ ਇਵਰ ਕਰਕੇ ਬੈਠਨਾ ਅੱਛਾ ਨਹੀਂ। ਏਕ ਹੀ ਆਸਨ ਮੌਕਾ ਅਭਿਆਸ ਕਰ ਲੇਨਾ ਚਾਹੀਏ। ਪਹਿਲੇ ਅਪਨੇ ਸਰੀਰ ਕੀ ਗਤੀ ਕੋ ਦੇਖ ਲੋਂ ਕਿ ਕੈਨ ਆਸਨ ਮੁੜੇ ਅੱਛਾ ਲਗਤਾ ਹੈ, ਤੋਂ ਉਸੀ ਆਸਨ ਮੌਕਾ ਬੈਠਨਾ ਚਾਹੀਏ। ‘ਸਥਿਰ ਸੁਖ ਆਸਨ’ - ਜਿਸ

ਆਸਨ ਸੇ ਸੁਖ ਭੀ ਮਿਲੇ ਅੰਰ ਸਥਿਰਤਾ ਰਹੇ, stillness ਰਹੇ।

ਬਾਈਬਲ ਮੌਂ ਭੀ ਏਕ ਬਹੁਤ ਸੁੰਦਰ word (ਸ਼ਬਦ) ਆਇਆ ਹੈ, ਲੇਕਿਨ ਉਸ ਮੌਂ christien (ਈਸਾਈ) ਲੋਗ ਸਮਝਤੇ ਨਹੀਂ। ਬਾਈਬਲ ਮੌਂ ਲਿਖਾ ਹੈ 'Be still and know that I am God.' (ਸਥਿਰ ਰਹੋ ਅੰਰ ਸਮਝੋ ਕਿ ਮੈਂ ਭਗਵਾਨ ਹੁੰਹੁੰ)। ਬਹੁਤ ਬੜੀ ਭਾਰੀ ਚੀਜ਼ ਲਿਖ ਦੀ ਹੈ - Be still and know that I am God. ਵੋ ਸਾਧਕਾਂ ਕੇ ਲੀਏ ਲਿਖਾ ਹੈ ਕਿ ਹੋ ਸਾਧਕ! ਜਬ ਤਕ ਤੂੰ still (ਸਥਿਰ) ਨਹੀਂ ਹੋਗਾ, ਤਥਾਂ ਤਕ ਤੂੰ God ਕੋ ਨਹੀਂ ਮਿਲੇਗਾ। God ਕਾ ਮਤਲਬ ਕਿਆ ਹੈ? ਅਪਨੇ ਸੇ ਬਾਹਰ ਵਾਲੇ God, ਜੋ ਚਾਂਦ, ਸੂਰਜ, ਸਿਤਾਰੋਂ ਸੇ ਉਪਰ ਰਹਿਤਾ ਹੈ, ਉਸ ਕੀ ਬਾਤ ਨਹੀਂ ਕੀ। ਅਪਨੇ ਅੰਦਰ - ਨਹਿਤ ਜੋ ਪ੍ਰਮਾਤਮਾ ਹੈ, ਉਸ ਕਾ ਅਨੁਭਵ ਤੁਮਕੋ ਨਹੀਂ ਹੋ ਸਕਤਾ। ਪ੍ਰਮਾਤਮਾ ਸਰਬਤ੍ਰ ਹੈ - Omnipresent (ਸਰਬ ਵਿਆਪਕ), Omnipotent (ਸਰਬ ਸ਼ਕਤੀਮਾਨ), Omniscient (ਸਰਵੱਗ) ਹੈਂ; ਸਭ ਜਗਹ, ਸਰਬਤ੍ਰ ਪ੍ਰਮਾਤਮਾ ਹੈਂ, ਅਪਨੇ ਅੰਦਰ-ਨਹਿਤ ਪ੍ਰਮਾਤਮਾ ਕੋ ਛੋਡ ਕਰ, ਜੋ ਇਧਰ ਉਧਰ ਭਟਕਤੇ ਹੈਂ, ਉਨ ਕੋ ਮੂਰਖ ਕਹਾ ਜਾਤਾ ਹੈ। ਇਸ ਤੀਰਥ ਮੌਂ ਜਾ ਰਹੇ ਹੈਂ, ਉਸ ਤੀਰਥ ਮੌਂ ਜਾ ਰਹੇ ਹੈਂ; ਜਿਹ ਤੀਰਥ ਹੈਂ ਕਿਆ? ਜਹਾਂ-ਜਹਾਂ ਸੰਤ ਗਏ ਅੰਰ ਸੰਤੋਂ ਨੇ ਨਿਵਾਸ ਕੀਆ ਅੰਰ ਅਭਿਆਸ ਕੀਆ; ਵਹੀ ਜਗਹ ਤੀਰਥ ਹੋ ਗਈ। ਸਬ ਸੇ ਬੜਾ ਭਾਰੀ ਤੀਰਥ ਹੈ - ਆਪ ਕੋ ਅੰਦਰ। ਅਗਰ ਆਪ ਕੋ ਕਹੀਂ ਜਾਨਾ ਹੋ, ਤੋਂ ਅਪਨੇ ਅੰਦਰ ਪ੍ਰਵੇਸ਼ ਕੀਜੀਏ। ਗੁਰੂ ਨਾਨਕ ਦੇਵ ਜੀ ਨੇ ਇਸਕੋ ਬਹੁਤ ਪਹਿਲੇ ਹੀ ਸਮਝ ਲੀਆ ਥਾ। ਵੋ ਸੰਨਿਆਸ ਧਰਮ ਮੌਂ ਵਿਸਵਾਸ ਨਹੀਂ ਕਰਤੇ ਥੇ ਕਿਉਂਕਿ ਸੰਨਿਆਸ ਧਰਮ ਸਭ ਕੇ ਲੀਏ ਨਹੀਂ ਹੈ; ਲੋਹੇ ਕੇ ਚਨੇ ਚਬਾਨੇ ਹੈਂ। ਇਤਨੀ ਗਲਤੀਆਂ ਹੁੰਈਂ ਕਿ ਜਬ ਯਾਦ ਆਤੀ ਹੈ ਤੋਂ ਰੋਤਾ ਹੁੰਹੁੰ। ਇਸ ਲੀਏ ਜਹਾਂ ਹੋ, ਗ੍ਰਹਿਸਤ ਜੀਵਨ ਮੌਂ ਰਹਿ ਕਰ, ਪਤੀ ਪਤਨੀ ਅਪਨਾ ਜੀਵਨ ਇਸ ਤਰਹ ਸੇ ਬਨਾਏਂ ਜੈਸੇ ਕਿ ਏਕ ਰਥ ਕੇ ਦੋ ਪਹੀਏ ਹੋਤੇ ਹੈਂ, ਅੰਰ ਉਨ੍ਹਾਂ ਦੋ ਪਹੀਓਂ ਸੇ ਰਥ ਪੂਰਾ ਆਗੇ ਚਲਾ ਜਾਤਾ ਹੈ। ਯਹੀ ਗੁਰੂ ਨਾਨਕ ਦੇਵ ਜੀ ਕਾ ਸਿਧਾਂਤ ਗ੍ਰਹਿਸਤ ਕੇ ਲੀਏ ਹੈ ਕਿ ਗ੍ਰਹਿਸਤ ਜੀਵਨ ਬਤੀਤ ਕਰਤੇ ਹੁੰਏ ਹੀ ਪ੍ਰਮਾਤਮਾ ਕਾ ਸ਼ਾਖਸ਼ਾਤਕਾਰ ਕਰੋ।

ਤੀਨ ਮਹਾਂਪੁਰਸ਼ਾਂ ਕਾ ਬਹੁਤ ਭਾਰੀ ਮੇਰੇ ਜੀਵਨ ਪਰ ਅਸਰ ਪੜਾ ਹੈ - ਗੁਰੂ ਨਾਨਕ ਦੇਵ ਜੀ, ਮਹਾਤਮਾ ਬੁਧ ਅੰਰ ਏਕ ਮੁੜੇ ਐਸੇ ਸੰਤ ਮਿਲੇ ਥੇ, ਮੈਂ ਤੋਂ ਅਸਚਰਯ ਹੀ ਆਜ ਤਕ ਨਹੀਂ ਸਮਝ ਪਾਇਆ, ਕਿਉਂ ਐਸਾ ਕਰਤੇ ਥੇ। ਇਲਾਹਬਾਦ ਕੀ ਬਾਤ ਹੈ। ਵਹਾਂ ਪਹਿਲੇ ਪੜ੍ਹਤਾ ਭੀ ਥਾ ਸੈਂ। ਤੋਂ ਸੰਗਮ ਮੌਂ ਗਿਆ, ਜਹਾਂ ਪਰ ਕਿ ਰੰਗਾ ਅੰਰ ਜਮ੍ਹਨਾ ਮਿਲਤੀ ਹੈਂ, ਤੋਂ ਸ਼ਾਮ ਕੋ ਏਕ ਸੰਤ ਮੁੜੇ ਮਿਲਾ। ਤੋਂ ਬੋਲੇ, ਇਧਰ ਆ ਥੇ। ਤੂਨੇ ਪਹਿਚਾਨਾ ਨਹੀਂ ਮੁੜੇ? ਮੈਨੇ ਕਹਾ, ਆਪ ਕੌਨ ਹੋ? ਬੋਲੇ, ਜਿਸਕੀ ਗੁਦੜੀ ਤੂੰ ਉਠਾ ਨਹੀਂ ਪਾਇਆ ਥਾ, ਵੋਹੀ ਹੁੰ ਮੈਂ। ਮੁੜੇ ਯਾਦ ਆ ਗਈ ਕਿ ਏਕ ਬਾਰ ਹੇਮਕੁੰਟ ਕੇ ਰਾਸਤੇ ਮੌਂ - ਉਸ ਵਕਤ ਤੋਂ ਗੁਰਦੁਆਰਾ ਨੀਚੇ ਨਹੀਂ ਬਨਾ ਥਾ - ਮੁੜੇ ਏਕ ਸੰਤ ਮਿਲੇ ਥੇ। ਉਨ ਕਾ ਨਾਮ ਥਾ - ਗੁਦੜੀ ਵਾਲੇ

ਬਾਬਾ, ਹਮ ਤੋਂ ਕੋਈ ਜਾਨਤਾ ਨਹੀਂ ਥਾ। ਪਰ ਅਭੀ ਤੱਕ ਮੁੜੇ ਸਿਖੋਂ ਮੌਜਾ ਕਿਸੀ ਭੀ ਧਰਮ ਕੇ ਕਿਸੀ ਮਨੁਸ਼ਯ ਕੋ ਮੈਨੇ ਨਹੀਂ ਦੇਖਾ ਜਿਸਕੋ ਪੂਰਾ ਗੁਰੂ ਗ੍ਰੰਥ ਸਾਹਿਬ by heart (ਜ਼ਬਾਨੀ) ਯਾਦ ਹੋ। ਵੋ ਲੇਟ ਜਾਤੇ ਥੇ, ਅੱਤੇ ਪੂਰਾ ਗੁਰੂ ਗ੍ਰੰਥ ਸਾਹਿਬ ਬੋਲ ਦੇਤੇ ਥੇ - by heart, ਅੱਤੇ ਯੇ ਰੋਜ਼ ਕਾ ਕਾਰਜ ਥਾ ਉਨ ਕਾ - ਪਾਠ ਕਰਨੇ ਕਾ; ਇਤਨੀ ਤੇਜ਼ੀ ਸੇ ਬੋਲਤੇ ਥੇ ਵੋ, ਇਤਨੀ ਜਲਦੀ-ਜਲਦੀ ਬੋਲਤੇ ਥੇ। ਉਸ ਮਹਾਂਪੁਰਸ਼ ਕਾ ਭੀ ਮੇਰੇ ਜੀਵਨ ਪਰ ਬੜਾ ਭਾਗੀ ਏਕ ਛਾਪ ਪੜੀ। ਤੋਂ ਮੈਨੇ ਕਹਾ ਯੇ ਲੋਗ ਬਹੁਤ ਤੰਗ ਕਰਤੇ ਹੈਂ; ਮੇਰੇ ਸਰੀਰ ਪਰ ਹੀ ਲੋਗਾਂ ਕਾ ਜ਼ਿਆਦੇ ਧਿਆਨ ਹੈ; ਸੁਧਹ ਸੇ ਹੀ ਖਿਲਾਨਾ, ਪਿਲਾਨਾ - ਬਹੁਤ ਤੰਗ ਆ ਗਿਆ ਤੋਂ ਮੈਂ ਚਲਾ ਆਇਆ - ਇਲਾਹਾਬਾਦ ਮੌਜਾ। ਯਹਾਂ ਕੋਈ ਪਹਿਚਾਨਤਾ ਨਹੀਂ; ਲੋਗ ਸਮਝਤੇ ਹੈਂ - ਪਾਗਲ ਹੈ। ਪਾਗਲੋਂ ਕੀ ਤਰ੍ਹਾਂ ਬੋਲਤਾ ਹੁੰਦਾ ਹੈ, ਕੋਈ ਮੌਰੀ ਬਾਤ ਸਮਝਤਾ ਨਹੀਂ ਬੇਟਾ, ਅੱਤੇ ਮੈਂ ਜਾਨ ਬੂਝ ਕਰ ਕਰਤਾ ਹੁੰਦਾ ਹੈ। ਤੁਮ ਕੋ ਪਹਿਚਾਨਾ, ਇਸ ਲੀਏ ਤੁਮ ਕੋ ਬੁਲਾ ਲੀਆ।

ਐਸੇ ਭੀ ਹਮਾਰੇ ਭਾਰਤ ਵਰਸ਼ ਮੌਜਾ ਮਹਾਂਪੁਰਸ਼ ਹੈਂ ਜਿਨ ਕੀ ਕਿਰਪਾ ਸੇ ਹਮ ਲੋਗ, ਹਮਾਰਾ ਭਾਰਤ-ਵਰਸ਼ ਚਲਤਾ ਹੈ। ਹਮਾਰਾ ਭਾਰਤ-ਵਰਸ਼ ਕਿਸੀ politicians ਕੇ ਆਧਾਰ ਪਰ ਨਹੀਂ ਚਲਤਾ। ਯੇ ਤੋਂ ਈਸ਼ਵਰ ਕੀ ਕਿਰਪਾ ਕੇ ਉਪਰ ਚਲਤਾ ਹੈ, ਸੰਤੋਂ ਕੀ ਕਿਰਪਾ ਕੇ ਉਪਰ ਚਲਤਾ ਹੈ। ਤੋਂ ਅਬ ਮੈਂ ਆਪਸੇ ਮੈਂ ਬਾਤ ਕਰੁੰਗਾ। ਮੇਰੇ ਵਿਚਾਰ ਮੌਜਾ ਹਮਾਰੇ ਜੋ ਲੈਕਚਰਜ਼, ਲੈਕਚਰਜ਼ ਨਾ ਹੋ ਕਰ ਏਕ ਸਾਧਨਾ ਕੀ ਬਾਤਚੀਤ ਹੋ ਤੋਂ ਅੱਛਾ ਹੈ। ਮੈਨੇ ਕਹਾ ਕਿ ਸਿਰ, ਗਰਦਨ ਅੱਤੇ ਗੰਡ ਕੀ ਹੱਡੀ ਕੋ ਸੀਧੀ ਰਖ ਕਰ ਬੈਠਨੇ ਕਾ ਅਭਿਆਸ ਕਰੋ। ਅੱਤੇ ਧੀਰੇ-ਧੀਰੇ ਆਪ ਕੋ ਇਹ ਲਗੇਗਾ; ਇਤਨਾ ਨਾ ਆਪ ਸੋਚੋ ਪਹਿਲੇ ਕਿ ਕਿਤਨੀ ਦੇਰ ਤਕ ਬੈਠਨਾ ਹੈਂ; ਸਮਝ ਨ ਦੇਖਾ ਕਰੋ। ਜਿਤਨੀ ਦੇਰ ਤੱਕ ਆਪ ਕਾ ਮਨ ਖੁਸ਼ ਰਹੋ, ਪਛੁੱਲਤ ਰਹੋ; ਉਤਨੀ ਦੇਰ ਤੱਕ ਬੈਠਨਾ ਚਾਹੀਏ ਅੱਤੇ ਧੀਰੇ-ਧੀਰੇ, ਸਨੇ-ਸਨੇ ਅਭਿਆਸ ਕਰਤੇ ਰਹਿਣਾ ਚਾਹੀਏ। ਸਮਝ ਅੱਤੇ ਆਸਨ, ਦੋ ਚੀਜ਼ਾਂ ਕਾ ਪਬਲ ਪਭਾਵ ਹੋਤਾ ਹੈ। ਠੀਕ ਸਮਝ ਪਰ, ਅੱਤੇ ਏਕ ਹੀ ਆਸਨ ਪਰ, ਜੋ ਆਪ ਕੈ ਪਸੰਦ ਹੋ - ਵੋ ਕਰੋ। ਇਹ ਜੋ limits (ਸੀਮਾ) ਹੈਂ - upper extremities (ਉਪਰ ਕੀ ਸੀਮਾ) ਅੱਤੇ lower extremities (ਨੀਚੇ ਕੀ ਸੀਮਾ); ਇਨਕੋ ਸਮੇਟ ਲੇਨਾ ਹੀ ਅੱਛਾ ਹੈ। ਆਪ ਦੇਖੋਂਗੇ - ਜਥੁਂ ਆਪ ਬੈਠੋਂਗੇ, ਕਿਸੀ ਬੱਚੇ ਕੋ ਬਿਠਾ ਕਰ ਅੱਤੇ ਏਕ ਕੈਮਰਾ ਫਿਟ ਕਰਕੇ ਦੇਖ ਲੀਜਿਏ; ਹਮਨੇ ਇਸ ਕੋ scientifically observe (ਵਿਗਿਆਨਕ ਨਿਰੀਖਣ) ਕੀਆ - ਇਨ ਚੀਜ਼ਾਂ ਕੋ। ਤੋਂ ਪਹਿਲੇ ਜਿਸ ਕੋ ਭੀ ਆਪ, ਕਿਸੀ ਕੋ ਭੀ; ਜਾਨਵਰ ਸੇ ਲੇਕਰ, ਮਨੁਸ਼ਯ ਸੇ ਲੇਕਰ ਕਿਸੀ ਕੋ ਭੀ ਆਪ discipline (ਅਨੁਸ਼ਾਸਨ) ਕਰੋਂਗੇ, ਸੰਯਮ ਮੌਜਾ ਰੱਖੋਂਗੇ ਤੋਂ ਉਸ ਕੇ ਅੰਦਰ ਸੰਯਮ ਕੇ ਖਿਲਾਫ ਏਕ ਚੀਜ਼ ਪੈਦਾ ਹੋ ਜਾਤੀ ਹੈ - ਕਿਉਂ ਮੁੜੇ ਸੰਯਮ ਮੌਜਾ ਰੱਖਾ ਜਾ ਰਹਾ ਹੈ? ਆਪ ਸਰੀਰ ਕੋ ਜਥੁਂ discipline ਕਰਤੇ ਹੋਏ ਤੋਂ ਸਰੀਰ ਚੁਪ ਚਾਪ ਬੈਠੇ, ਤੋਂ ਕਬੀ ਗਰਦਨ ਇਉਂ ਹੋ ਜਾਏਗੀ, ਕਬੀ ਇਉਂ ਹੋ ਜਾਏਗੀ, ਕਬੀ ਇਉਂ ਹੋ ਜਾਏਗੀ। ਯੇ ਇਸ ਲੀਏ ਹੋਤੀ ਹੈ ਕਿ ਸਰੀਰ ਕੋ ਹਮਨੇ discipline (ਅਨੁਸ਼ਾਸਨ) ਮੌਜਾ ਨਹੀਂ ਕੀਆ ਹੈ।

ਸਰੀਰ ਕੋ ਸਵਸਬ ਬਨਾਨਾ ਹੀ ਪਰਿਆਪਤ (ਕਾਫੀ) ਨਹੀਂ; ਕਿਸ ਲੀਏ ਸਵਸਬ ਹੋ ਸਰੀਰ ? ਆਪ ਨੇ ਸੋਚਾ ਹੋਗਾ ਨ, ਕਈ ਮਹਾਤਮਾ ਆਤੇ ਹੈਂ ਕਿ ਹਮ ਤੋਂ ਪਾਨੀ ਪਾਨੀ ਪੀਤੇ ਹੈਂ। ਤੋਂ ਮੈਂ ਅਪਨੇ ਗੁਰੂ ਜੀ ਕੇ ਪਾਸ ਗਿਆ ਤੋਂ ਮੈਨੇ ਕਹਾ, ਮਹਾਰਾਜ ! ਆਪ ਸੇ ਭੀ ਉੱਚਾ ਏਕ ਸੰਤ ਆਇਆ ਹੂਆ ਹੈ ਜੋ ਕਹਿਤਾ ਹੈ, ਹਮ ਪਾਨੀ-ਪਾਨੀ ਪੀਤੇ ਹੈਂ - ਬੜੀ ਜੋਰ ਸੇ ਹੈਸੇ। ਬੋਲੋ, ਅਥੈ ! ਮੱਛਲੀ ਭੀ ਤੋਂ ਰੋਜ਼ ਪਾਨੀ ਪੀਤੀ ਹੈ; ਪਾਨੀ ਪਾਨੀ ਹੀ ਤੋਂ ਪੀਤੀ ਹੈ, ਅੰਦਰ ਕਿਆ ਪੀਤੀ ਹੈ। ਇਸ ਤਰਹ ਕੇ ਬਾਹਰੀ ਆਚਰਣ ਸੇ, ਪਾਖੰਡੋਂ ਸੇ ਭਈਆ, ਕਹੀਂ ਕੁਛ ਨਹੀਂ ਹੋਤਾ - ਮੇਰਾ ਜੋ **observation** (ਨਿਰੀਖਣ) ਹੈ। ਤੋਂ ਜਥ ਆਪ ਨੇ ਦੇਖਾ ਕਿ ਕੁਛ ਕਾਲ ਤਕ ਯੇ **gosh** (ਹੈਰਾਨੀਜਨਕ) **disturbances** (ਅਸ਼ਾਂਤੀ) ਜੋ **body** (ਸਰੀਰ) ਮੈਂ ਹੈਂ, ਯੇ ਸਮਾਪਤ ਹੋ ਜਾਤੇ ਹੈਂ - ਖੁਦ ਹੀ, ਸਵੈਮ ਹੀ। ਅਪਨੇ ਸੋਚਾ ਕੁਛ ਭੀ ਹੋ, ਸਬ ਸੇ ਮਹਾਨ ਚੀਜ਼ ਆਪ ਕੇ ਜੀਵਨ ਮੈਂ ਏਕ ਹੈ, ਆਪ ਕੇ ਅੰਦਰ ਹੈ - ਸੰਕਲਪ ਸ਼ਕਤੀ। ਸੰਕਲਪ ਸ਼ਕਤੀ **determination** (ਪੱਕਾ ਇਗਦਾ) - ਮੈਂ ਕਰੂੰਗਾ, ਮੁੜੇ ਕਰਨਾ ਹੈ, ਮੈਂ ਕਰ ਸਕਤਾ ਹੁੰਦਾ ਹੈ। ਏਕ **determination** (ਪੱਕਾ ਇਗਦਾ) ਹੋਨਾ ਚਾਹੀਏ, ਏਕ ਸੰਕਲਪ ਬਨਾ ਲੇਨਾ ਚਾਹੀਏ - ਕੁਛ ਭੀ ਹੋ ਸੰਸਾਰ ਮੈਂ, ਮੈਂ ਇਤਨਾ ਸਮਯ ਜ਼ਰੂਰ ਧਿਆਨ ਕਰੂੰਗਾ, ਜਪ ਕਰੂੰਗਾ; ਹਰ ਵਕਤ ਕਰਤਾ ਰਹੂੰਗਾ ਲੇਕਿਨ ਉਸ ਵਕਤ ਜਪ ਕੇ ਸਿਵਾ ਕੌਈ ਦੂਸਰੀ ਚੀਜ਼ ਨਹੀਂ ਆਨੇ ਦੂੰਗਾ। ਉਸ ਸੰਕਲਪ ਸ਼ਕਤੀ ਸੇ **will power** ਬੜ੍ਹਤੀ ਹੈ, ਆਤਮ-ਸ਼ਕਤੀ ਬੜ੍ਹਤੀ ਹੈ ਅੰਦਰ ਉਸ ਆਤਮ-ਸ਼ਕਤੀ ਸੇ ਜੀਵਨ ਕ੍ਰਿਤਾਰਥ ਹੋਤਾ ਹੈ।

ਸਾਧਨਾ ਬਹੁਤ ਬੜੀ ਭਾਰੀ ਚੀਜ਼ ਹੈ। ਅਭਿਆਸ ਕਰਨੇ ਸੇ ਜੋ ਪ੍ਰਾਪਤ ਹੋਤਾ ਹੈ, ਜੋ ਸੁਖ ਅੰਦਰ ਸ਼ਾਂਤੀ ਪ੍ਰਾਪਤ ਹੋਤੀ ਹੈ, ਵੋ ਸੰਸਾਰ ਮੈਂ ਕੌਈ ਭੀ ਸੁਖ ਅੰਦਰ ਸ਼ਾਂਤੀ ਬਾਹਰੀ ਉਪਕਰਨਾਂ ਸੇ ਨਹੀਂ ਮਿਲ ਸਕਤੀ; ਸਾਧਨਾ ਸੇ ਮਿਲਤੀ ਹੈ। ਆਪ ਸਭ ਸੇ ਜ਼ਿਆਦੇ ਸੁਰਖਿਸ਼ਿਤ ਅਭੀ ਨਹੀਂ ਹੈਂ। ਆਪ ਸੋਚ ਰਹੇ ਹੈਂ ਕਿ ਅਭੀ ਹਮ ਸੁਰਖਿਸ਼ਿਤ ਹੈਂ; ਨਹੀਂ ਹੈਂ। ਲੇਕਿਨ ਜਿਸ ਵਕਤ ਆਪ ਸਾਧਨਾ ਕਰੋਗੇ, ਸਭ ਸੇ ਜ਼ਿਆਦੇ ਸੁਰਖਿਸ਼ਿਤ ਹੈਂ - ਆਪ। ਮੈਂ ਆਪ ਕੋ ਏਕ ਕਿੱਸਾ ਸੁਨਾਤਾ ਹੁੰਦਾ ਹੈ - ਮੈਂ **Bombay** ਮੈਂ ਥਾ, ਜਥ ਭੂ-ਕੰਪ ਆਇਆ। ਸਾਰਾ ਬਲੈਕ ਆਊਟ ਹੋ ਗਿਆ। ਤੋਂ ਦੋਨੋਂ ਧਾਰ - **Horizontal** ਅੰਦਰ **vertical**; ਤੋਂ ਪਹਿਲੇ ਧੱਕਾ ਲਗਾ, ਤੋਂ ਮੈਂ ਬੈਠੇ ਬੈਠੇ ਆਰੋ ਧਿਸਕਾ; ਫਿਰ ਧੱਕਾ ਲਗਾ ਤੋਂ ਮੈਂ - ਦੋ ਚਾਰਪਾਈ ਸਾਥ-ਸਾਥ ਥੀ, ਏਕ ਸੇ ਦੂਸਰੇ ਮੈਂ ਚਲਾ ਗਿਆ। ਤੋਂ ਅਂਖ ਬੰਦ ਕੀਆ ਤੋਂ ਮੈਨੇ ਕਹਾ, ਭਾਈ ਕਿਉਂ ਤੰਗ ਕਰ ਰਹੇ ਹੋ ? ਗ੍ਰਹਿਸਤੋਂ ਕੇ ਘਰ ਠਹਿਰਨੇ ਮੈਂ ਯਹੀ ਨੁਕਸਾਨ ਹੈ ਇਨਕੋ। ਚਾਰੋਂ ਤਰਫ ਸੇ ਸ਼ੋਰ ਮਚ ਰਹਾ ਥਾ - ਭਾਗੋ-ਭਾਗੋ, ਅੰਧਕਾਰ ਚਾਰੋਂ ਤਰਫ - ਲੋਗ ਭਾਗ ਰਹੇ ਥੇ। ਤਥ ਮੁੜੇ ਖਿਆਲ ਆਇਆ, ਯੇ ਤੋਂ ਭੂ-ਕੰਪ ਆ ਗਿਆ ਹੈ, **earthquake** ਹੋ ਗਿਆ ਹੈ, ਮੈਨੇ ਅਂਖ ਬੰਦ ਕਰ ਲੀ ਅੰਦਰ ਅਪਨੇ ਜਪ ਧਿਆਨ ਮੈਂ ਲਗ ਗਿਆ। ਜਪ ਅੰਦਰ ਧਿਆਨ ਕਰਤੇ ਹੁਏ ਸਰੀਰ ਛੂਟ ਜਾਏ, ਇਸ ਸੇ ਬੜ ਕਰ ਕਿਆ ਚੀਜ਼ ਹੈ, ਇਸ ਸੇ ਬੜਕਰ ਕੌਨ ਸੀ ਮਿਰਤੁ ਹੋ ਸਕਤੀ ਹੈ - ਕੌਈ ਨਹੀਂ ਹੋ ਸਕਤੀ। ਪ੍ਰਮਾਤਮਾ ਕਾ ਭੈ ਨਹੀਂ ਹੈ, ਅੰਦਰ ਮਿਰਤੁ ਕਾ ਭੈ ਹੋ ਜਾਏ! ਇਸ ਸੇ ਮਹਾਨ ਮੂਰਖਤਾ ਕਿਆ

हैं सकती हैं? जो ईस्त्रवर से भैं ना खाए, और मौत से भैं खाए; उस का जीवन तो निरारब्क ही है। मुझे तो जब कभी भी कैसी कम्पट हैं, उस पूँडीत हैं, महिमा से हैं; एक मानव और सरीर-यारी बात कर रहा है, मैं तो उसका नाम चुप-चाप बैठ कर जपने लगता हूँ, बाहरीज सब चीज़ों बंद करके जपने लगता हूँ। मेरे सब काम उस के नाम पर होते हैं। इतनी आपने तारीफ़ की कि सुआमी राम ये हैं, सुआमी राम ये हैं; कुछ नहीं है, वे तो केंध भी नहीं हैं। कुछ है! ईस्त्रवर का नाम, भगवान् का नाम, गुरु का दीआ हुआ नाम। उस पर जितना भी विस्त्रवाप्त आप करते, उतना ही कलिआण होगा, उसी में आप का जीवन सदल होगा। मैं आप को कैसी स्थिति देने, आदेश देने नहीं आसानी हूँ, मैं तो आप को अपने अनुभव की बात कर रहा हूँ भाषीच। यहां पर कैसी विदवता की बात जा discussion करने तो नहीं आसानी हूँ। नाम कैसे जपना चाहीए - अब देखें इस में।

बधीर साहिब जिस वक्त सरीर होड़ने लगे तो सब जो हैं वहां पर खड़तालें बजाने लगे। तो बंले 'एक राम घट घट में बैठा। एक राम दसरब का बेटा। एक राम ने जगत पसारा। एक राम है सब से निआरा।' बंले तुम किस राम को जप रहे हैं - बताओ। किसी ने कहा बही 'एक राम दसरब का बेटा।' उस ने कहा, बाहर निकले। फिर आसिआ दूसरा, बही तुम किस राम को जप रहे हैं? एक राम ने जगत पसारा; उन्हें ने कहा, तुम भी बाहर जाओ। अब बच गए दो - एक राम घट घट में बैठा और एक राम है सब से निआरा। उसने कहा, जो तुम घट घट में बैठने वाली बात करते हो, बात तो सही है लेकिन जिह पहिली सटेज है, पहिली पुष्टिकी है। एक राम है सब से निआरा - जो असंग और अलिप्त है, जो उत्तम पूँडीती का यही है। हो सकता है अगर दूर बैठा हो, उस को कहा, बेटा तुम नज़दीक आ जाओ। हम ने जो स्थिति दी, तुमही ने समझा इसके। अब हम अपना अंतर पिआन होते हैं - और वे गाइब हो गए। ऐसे ही जप की भी बात है। जिह बैय हो जाना चाहीए कि जिस का हम जप कर रहे हैं, वे अपने अंदर ही हैं या अपने से परे हैं - इस का बैय हैना चाहीए। अब इस पर एक-एक मत बताते हैं। गीता में कहा है - 'ईस्त्रवरम् सरब तुउनम् हिरदायम् सघितम्।' हे अरजन! ईस्त्रवर सब जगत तो है, जो तो पैकी बात है, लेकिन तु यह अपने दिल में देख। अगर अपने अंदर नहीं देखता तो तुश को ये गिआन नहीं हो पाएगा। अब जैसे करिसचीअन बाईबल में भी कहा कि अपने अंदर ही तुम ईस्त्रवर को देखे। जैसे कि जिस वक्त जीसस कराईस्ट को कराम (cross) पे खड़ा हो

ਕਰ ਕੇ ਉਸ ਕੋ torture ਕੀਆ ਜਾ ਰਹਾ ਥਾ ਤੋ ਉਸਨੇ pardon ਤੋਂ ਨਹੀਂ ਕਹਾ, ਕਿ ਮੁੜੇ ਮੁਆਫ਼ ਕਰ ਦੋ। ਸਰੀਰ ਸੇ ਜਬ ਆਦਮੀ ਬਿਲਗ ਹੋ ਜਾਤਾ ਹੈ - ਸਾਧਨਾ ਕਰਤੇ-ਕਰਤੇ, ਤੋ ਸਾਰਾ ਵਿਸ਼ਵ ਹੀ ਉਸ ਕਾ ਸਰੀਰ ਹੋ ਜਾਤਾ ਹੈ, ਉਸ ਕਾ ਏਕ ਛੋਟਾ ਸਾ ਸਰੀਰ ਤੋਂ ਰਹਿਤਾ ਨਹੀਂ। ਪਰਮਹੰਸ ਰਾਮ ਕ੍ਰਿਸ਼ਨ ਜੀ ਕੋ ਏਕ ਬਾਰ ਕੈਂਸਰ ਹੋ ਗਿਆ ਥਾ ਗਲੇ ਮੌਂ। ਤੋਂ ਬਿਖੇਕਾਨੰਦ ਰੋਨੇ ਲਗੇ; ਉਨਕੇ ਜਿਤਨੇ ਭੀ ਸ਼ਿਸ਼ਾਅ ਥੇ, ਰੋਨੇ ਲਗੇ ਕਿ ਗੁਰਦੇਵ! ਹਮ ਲੋਗ ਖਾਤੇ ਹੋਏ ਰੋਜ਼ ਖਾਨਾ, ਅੰਤ ਆਪ ਨਹੀਂ ਖਾ ਪਾਤੇ - ਹਮੋਂ ਬਹੁਤ ਦੁਖ ਹੋਤਾ ਹੈ। ਵੱਡੇ ਮੁਸਕਰਾਏ ਅੰਤ ਬੋਲਨੇ ਲਗੇ, ਅਰੇ ਮੈਂ ਨਹੀਂ ਖਾ ਸਕਤਾ, ਤੁਮ ਲੋਗ ਤੋਂ ਖਾ ਰਹੇ ਹੋ। ਮੈਂ ਇਸੀ ਮੌਂ ਖੁਸ਼ ਹੂੰ ਕਿ ਸਭ ਲੋਗ ਖਾ ਰਹੇ ਹੈਂ।

ਸਾਧਨਾ ਸੇ ਸਰੀਰਕ ਕਸ਼ਟ, ਕਸ਼ਟ ਨਹੀਂ ਰਹਿਤਾ। ਇਸੀ ਲੀਏ ਹਰ ਕਿਸੀ ਕੋ ਸਾਧਨਾ ਕਰਨੀ ਚਾਹੀਏ ਅੰਤ ਸਾਧਨਾ ਕਾ, ਪ੍ਰਭੂ ਕਾ ਅੰਗ ਹੈ - ਜਪ। ਕੌਈ ਸਾਧਨਾ ਸੰਸਾਰ ਮੌਂ ਐਸੀ ਨਹੀਂ ਜੋ ਜਪ ਸੇ ਪ੍ਰਾਰੰਭ ਨ ਹੂਈ ਹੈ। In the beginning, there was a word and word was in God and God was in word. ਸੰਸਾਰ ਕੇ ਪ੍ਰਾਰੰਭਿਕ ਅਵਸਥਾ ਮੌਂ ਵੱਡੇ ਸ਼ਬਦ ਥਾ। ਕਿਆ ਥਾ? ਤੁਲਸੀ ਦਾਸ ਜੀ ਨੇ ਬਹੁਤ ਮਾਥਾ ਪਕਚੀ ਕੀ ਇਸ ਕੋ ਉਪਰ, ਕਿ ਵੱਡੇ ਸ਼ਬਦ ਕਿਆ ਹੋ ਸਕਤਾ ਹੈ। ਆਖਿਰ ਉਨ੍ਹਾਂ ਨੇ ਕਹਾ, ਵੱਡੇ ਸ਼ਬਦ, ਜਿਸ ਕੋ ਕਿ ਉਲਟੇ ਭੀ ਅੰਤ ਪੁਲਟੇ ਭੀ ਕਹਾ ਜਾਏ ਤੋਂ ਵੱਡੀ ਸ਼ਬਦ ਹੈ। ਤੋਂ ਉਨ੍ਹਾਂ ਨੇ ਕਹਾ, ਐਸੀ ਕੌਨ ਸੀ ਬਾਤ ਹੈ, ਕੌਨ ਸੀ ਚੀਜ਼ ਹੈ ਜੋ ਉਲਟੇ ਭੀ ਅੰਤ ਪੁਲਟੇ ਭੀ; ਜੇਸੇ ਭੀ ਹੋ, ਏਕ ਹੀ ਅਰਥ ਨਿਕਲਤਾ ਹੋ। ਤੋਂ ਉਨ੍ਹਾਂ ਨੇ ਕਹਾ - ‘ਅਹੰ-ਸਹ-ਸੌ-ਅਹੰ।’ ਸੁਆਸ ਮੌਂ ਅਗਰ ਆਪ ਧਿਆਨ ਸੇ ਸੁਨੋਗੇ ਤੋਂ ਦੋ ਸ਼ਬਦ ਨਿਕਲਤੇ ਹੈਂ। ਸੁਆਸ ਜੋ ਹੈ ਹਮਾਰਾ, ਏਕ ਗਾਇਨ ਕਰਤੇ, ਗਾਤੀ ਹੈ। ਜੈਸੇ ਆਪ ਸ਼ਬਦ ਗਾਤੇ ਹੋ ਨਾ, ਵੈਸੇ ਸੁਆਸ ਮੌਂ ਭੀ ਏਕ ਗਾਇਨ ਚਲਤਾ ਹੈ। ਉਸ ਗਾਇਨ ਮੌਂ ਦੋ ਸਵਰ ਆਪ ਕੋ ਸੁਨਾਈ ਦੇਤੇ ਹੈਂ; ਏਕ ਸਵਰ ਹੋਤਾ ਹੈ, ਜੋ ਸਾਂਸ ਲੇ ਰਹੇ ਹੋ, ‘ਸੋ.....’ ਅੰਤ ਜਬ ਸਾਂਸ ਛੋਡਤੇ ਹੋ, ਤੋਂ ਹੋਤਾ ਹੈ ‘ਅਹੰ.....।’ ਯੇ ਸ਼ਬਦੋਂ ਕਾ ਸੰਬੰਧ ਕੁੰਡਲਨੀ ਸੇ ਹੈ। ਆਪ ਕੇ ਸਰੀਰ ਕੇ ਅੰਦਰ, ਆਪ ਕੇ ਮੂਲਾਧਾਰ ਮੌਂ ਏਕ ਸ਼ਕਤੀ ਸੋਈ ਹੂਈ ਹੈ। ਤੋਂ ਕਹਤੇ ਹੈਂ ਕਿ ਸੋਹੰ ਕੀ ਧੋਂਕਨੀ ਸੇ ਉਸ ਕੋ ਜਾਗਿਤ ਕੀਆ ਜਾਤਾ ਹੈ ਅੰਤ ਸਭ ਚੱਕਰਾਂ ਕਾ ਭੇਦਨ ਕਰਕੇ ਵੱਡਿਹਾ ਅਪਨੇ ਸਹਸਰਾਰ ਮੌਂ ਅਪਨੇ ਪਤੀ-ਦੇਵ ਸੇ ਏਕ ਹੋ ਜਾਤੀ ਹੈ। ਐਸੇ, ਗ੍ਰੰਥਾਂ ਮੌਂ ਉਸਕਾ ਵਰਣਨ ਆਇਆ ਹੈ। ਤੋਂ ਏਕ ਪ੍ਰਬੰਧ ਕੀ ਸ਼ਿਖਾ ਹੈ, ਉਸ ਪ੍ਰਬੰਧ ਕੀ ਸ਼ਿਖਾ ਕੋ ਜਾਨੇ ਕੇ ਲੀਏ ਹਜ਼ਾਰਾਂ ਮਾਰਗ ਹੈਂ। ਅੰਤ ਸਬ ਸੇ ਸਰਲ ਮਾਰਗ ਹੈ - ਨਾਮ ਜਪ ਕਰਨਾ। ਸਬ ਕਾਰਜ ਕਰਤੇ ਹੂਏ, ਸੰਸਾਰ ਕੇ ਸਭ ਕ੍ਰਿਆ ਕਲਾਵ ਕਰਤੇ ਹੂਏ ਮਨ ਹੀ ਮਨ, ਸਿਮਰਨ ਕਰਤੇ ਰਹਨਾ ਚਾਹੀਏ। ਇਸ ਸੇ ਮਹਾਨ ਸੁਰਖਸ਼ਾ ਕਵਚ ਕੋਈ ਨਹੀਂ ਹੈ।

ਅਥ ਹਮ ਨੇ ਕਹਾ ਕਿ ਅਗਰ ਹਮਨੇ ਸਿਰ, ਗਰਦਨ ਅੰਤ ਗੀੜ ਕੀ ਹੱਡੀ ਸੀਧੀ ਰਖਨੀ ਸੀਖ ਲੀ ਤੋਂ ਫਿਰ ਸੁਖਸ਼ਮ ਬੁੱਤ ਪ੍ਰਾਪਤ ਫਿਰ ਭੀ ਹੋਤੇ

रहते हैं, body twitch करती है (हिलती जलती है) जो involuntary control (सदै इँड़ा के विरुद्ध) कहते हैं अंगूज्जी में। Voluntary control in involuntary system है नहीं है पाता; है twitching है तो रहती है; उस से भी मन जप से हटता है, किउंकि अभी सायना की अवस्था है। लेकिन उस वक्त जिह है कि कुछ भी है, कैसे भी है, किसी भी दस्ता में कुछ भी है जाए; हम हैं करेंगे। 'जातक पिटयका' एक गंभीर है जिस में बुध का जीवन, उन के जो नज़दीक के स्प्रिंग थे; उन की वारतालाप है। तो बुध से पूछा कि महाराज! हम में तो सकती नहीं है, जितनी आप में है। आप बताएं कि ये हैं कैसे गिआ कि उल्लास लेकर के उंगली मार डाकू, आप कैं मारने के लाएं गिआ, तो उस की उल्लास वहीं रहि गई; ये बात किआ है। आप तो कहीं और देख रहे थे; कैसे हुआ? है मुस्करा दीए, तो आनंद जो उन का स्प्रिंग था, उसने कहा, गुरु देव! मैं तो आप का बेटा हूँ, मुझे तो बताएं। उन्होंने कहा, बेटा, ऐसा है, कष्टी चीज़ unexplained (विआधिआ रहित) है तो जिस के आदमी explain कर ही नहीं सकता, बैल ही नहीं सकता, उस का वरणन कर ही नहीं सकता। जैसे हम मिठाई खा रहे हैं, अगर आप हम से पूछें, मुआमी जी! मीठे का किआ मुआद है, तो मैं तो यही कहि सकता हूँ ना, आहा! कितना अँड़ा है। लेकिन उस से मिठाई का मुआद का वरणन तो नहीं है पाता। जो लोग, जो संत, पूँजि किरपा से अनुब्रव करते हैं, हैं आधिकर में मौन हैं जाते हैं; बैल ही नहीं पाते। इस लाए सउज कहा है - 'तात सवरग अपवरग सुध यरे डुला एक अंगु ॥'

संसार भर के सब सुखों को एक उरद उराज़ में उल दीजीए और सउसंग को दूसरी उरद; सउसंग भागी निकलेगा, और सब सुख बैकार निकलेंगे। हमेसा संतों के सउसंग में, संग में रहिने से मनुस्तज के बिकार युल जाते हैं। आप ने मुना होगा - बालमीक कितना महान डाकू था? संसार के मस्तुर डाकूचि में था - बालमीक, लेकिन महान संत बन गिआ। ऐसे ही soul on the way to domestication, उस का परिवर्तन हो गिआ; महान डाकू आदमी था, महान बदमास आदमी था। इसी संसार में, इसी जन्म में संपूर्ण जीवन बदल जाता है, अगर आदमी सउसंग में रहे तो। तो दो चीज़ों का सार हम ने पाइਆ - सउसंग में रहे और जप करता रहे। जो सायक लोग जप के गहिराई में ले जाना चाहते हैं, मैं उन से यही कहंगा कि एक समज निरपारन कर लें जिस समज कुछ भी है, कैसा भी है; है समज किसी दूसरे काम के ना दें, केवल पिआन और जप के लाए करें - पर्हिली चीज़। दूसरी चीज़ - एक आमन ऐसा सायना में लाएं कि उस को बार-बार परिवर्तन ना करें, जूँध आप पिआन करें। ऐसे ही जीवन के लाए कुछ बाहरीज जीवन में सउसंग, और अंतरिक जीवन में नाम जप का अभिआस बनाए रखने से कुछ अवस्थकर्ता ही नहीं है, और दूसरी चीज़ की किआ अवस्थकर्ता है? मेरे कहिने का तातपरीज जिह है कि आप लोगों के उपर गुरु की महान किरपा है कि आप सिंख यरम का अनुस्तुरन करते हैं, सिंख परिवार में पैदा हुए हैं, सिंख यरम को मानते हैं; सिंख यरम के अनुसार चलना, ये अब आप का करतव्य है। अब भगवान चाहेगा और आप लोग आप्सीरवाद देंगे, अगले वरस्त इसी असवान पर संपूर्ण गुरु गंभीर हैं अंगरेजी कथित में आप के सामने रँझंगा।

ਸ੍ਰੀ ਗੁਰੂ ਗ੍ਰੰਥ ਸਾਹਿਬ - 'ਸਰਵੋਤਮ'

(ਭਾਗ ਦੂਜਾ)

ਸਿਖ ਧਰਮ ਕੇ ਵਿਸ਼ੇ ਮੌਜ਼ੂਦਾ ਜਿਤਨੀ ਭੀ ਚਰਚਾ ਹੋਤੀ ਹੈ, ਹੂਣੀ ਹੈ ਜਾ ਹੋਗੀ; ਵੋ ਕਮ (ਬੋੜੀ) ਹੀ ਹੈ ਕਿਉਂਕਿ ਸੰਸਾਰ ਮੌਜ਼ੂਦੇ ਸਿਖ ਧਰਮ ਹੀ ਏਕ ਐਸਾ ਧਰਮ ਹੈ ਜੋ ਕਿ ਸੰਤੋਂ ਕੀ ਦੇਨ ਹੈ। ਅਨਿਅ ਧਰਮ ਮੌਜ਼ੂਦੇ ਵਿਦਵਾਨਾਂ ਕਾ interference (ਦਖਲ) ਬਹੁਤ ਰਹਾ ਹੈ ਜਿਸਕੀ ਵਜ਼ਹ ਸੇ ਉਸ ਮੌਜ਼ੂਦੇ ਬੈਧਿਕ intellectualism (ਬੁੱਧੀਵਾਦ) ਕੇ ਆਨੇ ਸੇ ਏਕ corruption (ਦੋਸ਼ਪੂਰਨਤਾ) ਸੀ ਆ ਗਈ ਹੈ। ਕਿੰਤੁ ਸਿਖ ਧਰਮ ਮੌਜ਼ੂਦੇ ਐਸੀ ਚੀਜ਼ ਨਹੀਂ ਹੈ ਕਿਉਂਕਿ ਗੁਰੂ ਗ੍ਰੰਥ ਸਾਹਿਬ ਜੋ ਹੈ, ਕਿਸੀ ਨੇ ਲਿਖੇ ਨਹੀਂ; ਵੋ ਤੋਂ ਗੁਰਬਾਣੀ ਹੈ। ਆਪ ਸੰਸਾਰ ਕੇ ਕਿਸੀ ਭੀ ਗ੍ਰੰਥ ਕੋ ਦੇਖੋ, ਉਸ ਮੌਜ਼ੂਦੇ correction (ਸੋਧ) ਹੂਆ ਹੈ। ਹਮਾਰੇ ਯੁਗ ਕਾ ਟੈਂਗੋਰ ਏਕ ਬਹੁਤ ਬੜਾ ਭਾਰੀ poet (ਕਵੀ) ਮਾਨਾ ਜਾਤਾ ਹੈ। ਤੋਂ ਜਥੇ ਮੈਂ ਟੈਂਗੋਰ ਕੇ ਸਮਯ ਸ਼ਾਂਤੀ-ਨਿਕੇਤਨ ਮੌਜ਼ੂਦ ਥਾ, ਤਥਾ ਤੋਂ ਮੁਝੋ ਮਾਲੂਮ ਨਹੀਂ ਥਾ। ਉਸ ਕੇ ਪਸਚਾਤ ਮੈਨੇ ਜਥੇ ਉਨਕੀ ਡਾਇਰੀ ਦੇਖੀ ਤੋਂ ਕਟਾ-ਫਟ ੫੦ ਜਗਹ ਹੋਤੀ ਥੀ, ਤਥਾ ਵੋ ਕਹੀਂ ਅਪਨੀ poetry (ਕਵਿਤਾ) ਬਣਾਤੇ ਥੇ। ਗੁਰਬਾਣੀ ਮੌਜ਼ੂਦੇ ਵੋ ਚੀਜ਼ ਨਹੀਂ ਹੈ। ਵੋ ਤੋਂ ਗੁਰੂ ਕੀ ਬਾਣੀ ਹੈ, ਵੋ ਏਕ spontaneity (ਆਪਮੁਹਾਰਤਾ) ਮੌਜ਼ੂਦ ਬਹਿਤਾ ਹੂਆ ਅਖੰਡ ਏਕ ਦਰਿਆ ਹੈ। ਕਿਤਨੀ ਭੀ research (ਬੋਜ਼) ਕਰੋਂਗੇ ਆਪ - ਗੁਰੂ ਗ੍ਰੰਥ ਸਾਹਿਬ ਕੇ ਉਪਰ; ਉਸ ਕੋ ਮੈਂ ਪੂਰਨ ਨਹੀਂ ਮਾਨ ਸਕਤਾ। ਏਕ-ਏਕ ਸ਼ਬਦ ਕੇ ਉਪਰ ਏਕ ਗ੍ਰੰਥ ਤਿਆਰ ਹੋ ਸਕਤਾ ਹੈ। ਅੰਤ ਏਕ ਦਿਨ ਵੋ ਆਨਾ ਚਾਹੀਏ, ਜੈਸੇ ਹਮਾਰਾ ਬੇਟਾ ਡਾ. ਮਹਿੰਦਰ ਸਿੰਘ ਜੈਸਾ ਵਿਅਕਤੀ ਇਸ ਕਾਮ ਕੋ ਲੇ ਸਕਤਾ ਹੈ, ਕਿ ਏਕ-ਏਕ ਸ਼ਬਦ ਕੇ ਉਪਰ ਜਿਸ ਵਕਤ ਵਿਆਖਿਆ ਹੋਨੇ ਲਗੇਗੀ, ਉਸ ਦਿਨ ਮੈਂ ਸਮਝੂੰਗਾ ਕਿ ਸਿਖ ਧਰਮ ਕੇ ਅਨੁਆਈ, ਜੋ ਆਪ ਲੋਗ ਹੈਂ; ਆਪ ਲੋਗ ਕੁਛ ਕਰ ਰਹੇ ਹੈਂ। ਦੇਖੀਏ! ਸੰਸਾਰ ਮੌਜ਼ੂਦੇ ਦੋ ਮਤਿ ਹੋਤੇ ਹੈਂ - ਹਰ ਧਰਮ ਕੇ। ਏਕ ਤੋਂ ਸੰਤੋਂ ਕਾ, ਅੰਤ ਏਕ ਗੁਰਦਾਅਰਾ, ਮੰਦਿਰ, ਮਸਜਿਦਾਂ ਕਾ। ਗੁਰਦਾਅਰਾ, ਮੰਦਿਰ ਅੰਤ ਮਸਜਿਦ; ਵੋ ਅਪਨੇ ਮੌਜ਼ੂਦੇ ਬੰਧੇ ਹੂਏ ਹੈਂ - ਚਾਰ ਦੀਵਾਰੀ ਮੌਜ਼ੂਦੇ ਬੰਧੇ ਹੂਏ ਹੈਂ, ਕੁਛ ਨਹੀਂ ਕਰ ਸਕਤੇ। ਲੇਕਿਨ ਡੇਰੇ ਵਾਲੇ ਸੰਤ ਲੋਗ ਜੋ ਹੈਂ, ਵੀ ਬਹੁਤ ਕੁਛ ਕਰ ਸਕਤੇ ਹੈਂ। ਵੋਹ ਕਰ ਸਕਤੇ ਹੈਂ ਜੋ ਕਿਸੀ ਨੇ ਨਾ ਕੀਆ ਹੈ। ਤੋਂ ਮੇਰੀ ਆਪ ਸਭ ਲੋਗਾਂ ਸੇ ਪਹਿਲੀ ਪ੍ਰਾਥਮਨਾ ਤੋਂ ਯੇ ਹੈ ਕਿ ਰੀਸਰਚ ਖੂਬ ਹੋਨੀ ਚਾਹੀਏ। ਅਭੀ ਆਪ ਕਹੋ ਕਿ ਬਹੁਤ ਰੀਸਰਚ ਹੋ ਚੁਕੀ ਹੈ, ਬਹੁਤ ਗ੍ਰੰਥ ਲਿਖੇ ਜਾ ਚੁਕੇ ਹੈਂ; ਮੈਂ ਤੋਂ ਨਹੀਂ ਮਾਨਤਾ। ਅਥੀ ਤੋਂ ਕੁਛ ਕਾਮ ਹੀ ਨਹੀਂ ਹੂਆ sikhism ਕੇ ਉਪਰ। ਇਸ ਕੇ ਲੀਏ ਧਨ ਕਹਾਂ ਸੇ ਆਏ; ਆਵਸ਼ਕਤਾ ਹੀ ਨਹੀਂ ਹੈ। ਕਿਆ ਅਵਸ਼ਕਤਾ ਹੈ, ਕਿਸ ਧਨ ਕੀ ਅਵਸ਼ਕਤਾ ਹੈ? ਜਿਸ ਵਕਤ ਕੋਈ ਐਸੀ ਚੀਜ਼ ਤਿਆਰ ਹੋਗੀ, ਹਜ਼ਾਰੋਂ ਲੋਗ ਖੜ੍ਹੇ ਹੋ ਜਾਏਗੇ ਉਸ ਕੋ ਪ੍ਰਕਾਸ਼ਿਤ ਕਰਨੇ ਕੇ ਲੀਏ। ਮੈਨੇ ਜਿਤਨੇ ਭੀ ਸਿਖ ਧਰਮ ਕੇ ਉਪਰ ਗ੍ਰੰਥ ਲਿਖੇ, ਮੇਰੇ ਪਾਸ ਕੋਈ ਪੈਸਾ ਨਹੀਂ ਥਾ। ਲੇਕਿਨ ਸਥ ਪ੍ਰਕਾਸ਼ਿਤ ਹੂਏ ਹੈਂ, ਖੂਬ ਚਲਤੇ ਹੈਂ। ਅੰਤ ਜੋ ਪਸ਼ਚਾਤ ਦੇਸ਼ (western countries) ਕੇ ਵਿਦਵਾਨ ਹੈਂ - ਅੰਗਰੇਜ਼ੀ ਜਾਨਨੇ ਵਾਲੇ;

ਬੜਾ ਉਸ ਕਾ ਆਦਰ ਭੀ ਕਰਤੇ ਹੈਂ। ਅਗਲੇ ਵਰਸ, ਫਿਰ ਦੁਹਰਾਤਾ ਹੁੰਕਿ ਆਜ ਕੇ ਦਿਨ ਆਪ ਕੇ ਸਾਮਨੇ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ਿਤ ਹੁੰਕਰ ਰਹੇਗਾ। ਯੇ ਬਾਤ ਸੰਤ ਜੀ ਨੇ ਮੁੜੇ ਕਹੀ, ਕਿ ਹੋਨਾ ਹੈ। ਹਮਨੇ ਕਹਾ, ਜ਼ਰੂਰ ਹੋਗਾ। ਸਾਲ ਭਰ ਤੋਂ ਬਹੁਤ ਹੋਤਾ ਹੈ, ਛੇ ਮਹੀਨੇ ਮੌਂ ਹੋ ਜਾਏਗਾ ਯੇ ਤੋਂ। ਅੰਰ ਜਿਸ ਤਰਹ ਸੇ ਹਮਾਰਾ ਵੱਡੇ ਗ੍ਰੰਥ ਹੈ - ਬਾਲਮੀਕ ਰਮਾਇਣ ਕੇ ਉਪਰ ਦੋ volume (ਭਾਗ) ਕਾ, ਜਿਸ ਕੋ ਕਿ world (ਸੰਸਾਰ) ਮੌਂ ਬਹੁਤ ਅੱਛਾ ਪ੍ਰਕਾਸ਼ਨ ਭੀ ਮਾਨਤੇ ਹੈਂ ਅੰਰ tome (ਗ੍ਰੰਥ) ਭੀ ਮਾਨਤੇ ਹੈਂ; ਉਸ ਸੇ ਅੱਛੀ ਟੱਕਰ ਕਾ ਰਹੇਗਾ। ਯੇ ਤੋਂ ਰਹੀ ਬਾਹਰ ਕੀ ਬਾਤ। ਗ੍ਰੰਥ ਸਾਹਿਬ ਕਾ ਸਾਰ, ਨਾਮ ਜਪ ਮੌਂ ਹੈ। ਅੰਰ ਜਿਸਨੇ ਸਚੇ ਹਿਰਦੇ ਸੇ ਨਾਮ ਜਪ ਕਰਨਾ ਸੀਖ ਲੀਆ, ਉਸ ਕਾ ਕਲਿਆਣ ਹੋ ਗਿਆ। ਦੇਖੀਏ, ਸਾਰਾ ਸੰਸਾਰ ਪੂਰਬ ਸੇ ਲੇਕਰ ਪੱਛਮ ਤਕ ਦੁਖੀ ਹੈ। ਸਥ ਦੁਖ ਹੀ ਦੁਖ ਬਿਆਪਤ ਹੈ - ਚਾਰੋਂ ਅੰਰ। ਗੁਰੂ ਨਾਨਕ ਦੇਵ ਜੀ ਨੇ ਤੋਂ ਪਹਿਲੇ ਹੀ ਕਹਿ ਦੀਆ ਹੈ ਨ -

ਨਾਨਕ ਦੁਖੀਆ ਸਭ ਸੰਸਾਰੁ ॥ ਪੰਨਾ - ੯੫੪

ਦੁਖ ਤੋਂ ਹੈਈ, ਸੁਖੀ ਕੌਨ ਹੈ; ਕੋਈ ਰਾਜਾ ਕੋਂ ਨਹੀਂ ਬਤਾਇਆ - ਸੁਖੀ ਹੈ, ਕਿਸੀ ਧਰਮ ਗੁਰੂ ਕੋਂ ਨਹੀਂ ਬਤਾਇਆ - ਸੁਖੀ ਹੈ, ਕਿਸੀ ਵਿਅਕਤੀ ਕੋਂ ਨਹੀਂ ਬਤਾਇਆ - ਸੁਖੀ ਹੈ; ਜੋ ਨਾਮ ਕੇ ਉਪਰ ਅਪਨਾ ਪੂਰਾ ਵਿਸ਼ਵਾਸ ਕਰਤਾ ਹੈ, ਜੀਵਨ ਬਤੀਤ ਕਰਤਾ ਹੈ - ਵੱਹੀ ਸੁਖੀ ਹੈ। ਜਿਸ ਸੰਤ ਨੇ ਏਕ ਛੋਟੀ ਸੀ ਬਾਤ ਅਪਨਾਅ ਲੀ ਹੋ, ਅੰਰ ਉਸ ਪਰ ਚਲਤਾ ਹੈ, ਉਸ ਕਾ ਜੀਵਨ ਕਲਿਆਣ ਹੋ ਜਾਤਾ ਹੈ, ਅੰਰ ਜਿਸ ਕੋਂ ਛੂਹ ਜਾਏ, ਉਸ ਕਾ ਭੀ ਕਲਿਆਣ ਹੋ ਜਾਤਾ ਹੈ - ਐਸੀ ਬਾਤ ਹੈ। ਉਸ ਕੇ ਲੀਏ ਕੋਈ ਚੀਜ਼ ਅਸੰਭਵ ਨਹੀਂ। ਆਪ ਜਥੇ medical history (ਡਾਕਟਰੀ ਇਤਿਹਾਸ) ਪੜ੍ਹੋ ਅੰਰ ਆਪਨੇ Doctor ਸੇ ਸੱਤਤਾ ਸੇ ਪੂਛੋਂਗੇ ਕਿ ਬਤਾਓ ਭਾਈ, ਤੁਮਾਰੇ medical science (ਡਾਕਟਰੀ ਵਿਗਿਆਨ) ਮੌਂ ਕਿਆ ਹੈ; ਤੋਂ ਦੁਖੀ ਹੋ ਜਾਤੇ ਹੈਂ। ਸਭੀ ਕਹਤੇ ਹੈਂ ਕਿ ੧੦% of the diseases are mental diseases, Psychosomatic diseases; ੧੦% ਬਿਮਾਰੀਆਂ ਮਾਨਸਿਕ ਬਿਮਾਰੀਆਂ ਹੈਂ, ਉਸਕਾ ਕੋਈ ਉਪਚਾਰ ਨਹੀਂ ਦਿਖਾਈ ਦੇਤਾ - ਨਾ East (ਪੂਰਬ) ਵਾਲੋਂ ਕੋਂ, ਅੰਰ ਨਾ West (ਪੱਛਮ) ਵਾਲੋਂ ਕੋਂ। ੨੦% ਬਿਮਾਰੀਓਂ ਕੀ ਖੋਜ ਇਨ ਲੋਗੋਂ ਨੇ ਕੀ ਹੈ ਜੋ infectious (ਛੂਤ ਕੀ) ਬਿਮਾਰੀਆਂ ਹੈਂ - ਜੈਸੇ ਪਲੇਗ ਹੂਈ, ਹੈਜ਼ ਹੂਆ, ਯੇ ਬਿਮਾਰੀ ਹੂਈ, ਯੇ ਬਿਮਾਰੀ ਹੂਈ। ਇਸ ਕਾ ਮਤਲਬ ਹੈ ਕਿ ਸਾਰੀ humanity (ਮਨੁੱਖਤਾ), ਸਾਰਾ ਸੰਸਾਰ - ੧੦% ਸੰਸਾਰ ਬਿਮਾਰ ਹੈ, ਅੰਰ ਉਸਕੀ ਕੋਈ ਦਵਾ ਨਹੀਂ। ਲੇਕਿਨ ਗੁਰੂ ਨਾਨਕ ਦੇਵ ਜੀ ਨੇ ਕਹਾ - ਅਰੋ ਸੁਖੀ ਹੋਨਾ ਚਾਹਤੇ ਹੋ ਤੋਂ ਨਾਮ ਕਾ ਸਿਮਰਨ ਕਰਨਾ ਸੀਖੋ। ਉਸ ਕੀ ਭੀ ਏਕ ਵਿਧੀ ਹੈ, ਏਕ ਤਰੀਕਾ ਹੈ। ਵੈਸੇ ਤੋਂ ਯੇ ਹੈ ਕਿ ਹਰ ਹਾਲਤ ਮੌਂ ਕੀਆ ਜਾ ਸਕਤਾ ਹੈ; ਜਹਾਂ ਭੀ ਰਹੋ, ਜੈਸੇ ਭੀ ਰਹੋ। ਗੀਤਾ ਮੌਂ ਕ੍ਰਿਸ਼ਨ ਨੇ ਅਰਜੁਨ ਸੇ ਕਹਾ

ਕੀ ਬਈ ਦੇਖੋ! ਈਸ਼ਵਰ ਤੋਂ ਸਰਬਤ ਹੈ, ਸਭ ਜਗਹ ਹੈ। ਤੋਂ ਕੈਸੇ ਦੇਖੇਗਾ ਉਸ ਈਸ਼ਵਰ ਕੋ, ਉਸ ਮਹਾਨ ਵਿਸ਼ਵ ਵਿਆਪੀ ਪਰਮ ਪਿਤਾ ਪ੍ਰਮੇਸ਼ਵਰ ਕੌ, ਜੋ ਸਬ ਸੇ ਪਰ੍ਹੇ ਭੀ ਹੈ; ਕੈਸੇ ਇਸ ਕਾ ਅਨੁਭਵ ਕਰੇਗਾ? ਤੋਂ ਹਿਰਦੇ ਸਥਿਤ ਤੱਤ ਕੋ ਪਹਿਲੇ ਅਪਨੇ ਅੰਦਰ ਦੇਖ। 'ਗੁ' ਅੰਤੇ 'ਰੂ' ਦੋ ਚੀਜ਼ਾਂ ਹੈਂ, ਦੋ ਸ਼ਬਦ ਸੇ ਗੁਰੂ ਸ਼ਬਦ ਬਨਾ ਹੈ। 'ਗੁ' ਕਹਤੇ ਹੈਂ ਅੰਧਕਾਰ ਕੋ, ਅੰਤੇ 'ਰੂ' ਕਹਤੇ ਹੈਂ ਪ੍ਰਕਾਸ਼ ਕੋ। ਜੋ ਗਿਆਨ ਰੂਪੀ ਪ੍ਰਕਾਸ਼, ਅਗਿਆਨਤਾ ਕੇ ਅੰਧਕਾਰ ਕੋ ਦੂਰ ਕਰੇ, ਉਸੀ ਕੋ ਗੁਰੂ ਕਹਤੇ ਹੈਂ।

ਗੁਰੂ ਨਾਨਕ ਦੇਵ ਜੀ ਐਸੇ ਮਹਾਨ ਗੁਰੂ ਥੇ। ਉਨ ਕਾ ਅਵਤਾਰ ਉਸ ਸਮਯ ਹੂਆ ਥਾ ਜਥ ਭਾਰਤ ਵਰਸ਼ ਮੌਂ ਏਕ ਅੰਧਕਾਰ ਸਾ ਛਾ ਗਿਆ ਥਾ। ਕੈਸਾ ਭੀ ਹੋ, ਕੁਛ ਭੀ ਹੋ; ਹਮਾਰੇ ਭਾਰਤ ਵਰਸ਼ ਮੌਂ ਏਕ ਵਿਸ਼ੇਸ਼ ਚੀਜ਼ ਹੈ। ਜਥ ਜਥ ਕੋਈ ਕਸ਼ਟ ਦੇਸ਼ ਪੇ ਆਤਾ ਹੈ ਤੋਂ ਕੋਈ ਮਹਾਨ ਵਿਅਕਤਿਤ੍ਰ ਉਤਪਨ ਹੋ ਜਾਤੀ ਹੈ। ਭਾਰਤਵਰਸ਼ ਮੌਂ ਉਸ ਸਮਯ ਗੁਰੂ ਨਾਨਕ ਦੇਵ ਜੀ ਉਤਪਨ ਹੂਏ, ਅੰਤ ਉਨਕੀ ਪਰੰਪਰਾ ਅਭੀ ਤਕ ਚਲੀ ਜਾ ਰਹੀ ਹੈ ਅੰਤ ਬੜ੍ਹਤੀ ਜਾ ਰਹੀ ਹੈ। ਤੋਂ ६०% ਜੋ ਬਿਮਾਰੀਆਂ ਹੋਣੇ, ਉਨਕੋਂ ਦੂਰ ਕਰਨੇ ਕਾ ਏਕ ਹੀ ਉਪਾਏ ਹੈ, ਵੋ ਹੈ ਅਪਨੇ ਅੰਦਰ ਕੀ ਗਹਿਰਾਈਓਂ ਮੌਂ ਜਾ ਕਰ ਜਪ ਕਰੋ। ਜੋ ਬਾਹਰ ਜਪ ਹੋਤਾ ਹੈ, ਮਾਲਾ ਸੇ ਜਪ ਹੋਤਾ ਹੈ, ਉਸ ਕੋ ਕੇਵਲ ਜਪ ਕਹਤੇ ਹੈਂ। ਲੇਕਿਨ ਜਿਸ ਮੌਂ ਜ਼ਬਾਨ ਨਾ ਹਿਲੇ ਅੰਤ ਜੋ ਸੁਆਸ ਸੇ ਭੀ ਪਰ੍ਹੇ, ਸੁਆਸਾ ਜਪ ਸੇ ਭੀ ਪਰ੍ਹੇ ਮਨ ਕੋ ਇਕਾਗਰ ਅੰਤ ਅੰਤਰਮੁਖ ਬਨਾ ਕਰਕੇ ਜਪ ਕਰਨੇ ਵਾਲਾ ਵਿਅਕਤੀ ਦੁਖਾਂ ਸੇ ਮੁਕਤ ਹੋ ਜਾਤਾ ਹੈ। ਜਿਸ ਕੋ ਜਹਾਂ ਮੁਕਤੀ ਪ੍ਰਾਪਤ ਨਹੀਂ, ਮਰਨੇ ਕੇ ਪਸ਼ਚਾਤ ਮੁਕਤੀ ਤੋਂ ਏਕ ਝੂਠੀ ਵਿਡੰਬਨਾ ਹੈ। ਕਈ ਗੰਥ ਕਹਿਤੇ ਹੈਂ, ਜੀਵਨ ਮੌਂ ਹੀ, ਯਹੀਂ ਪਰ ਮੁਕਤੀ ਪ੍ਰਾਪਤ ਹੋਣੀ ਚਾਹੀਏ ਅੰਤ ਬਹੁਤ ਸਰਲ ਸੇ ਸਰਲ ਬਾਤ ਹੈ; ਅਪਨੇ ਅੰਦਰਨਿਹਿਤ ਪ੍ਰਮਾਤਮਾ ਕੋ ਜੋ ਜਾਨ ਜਾਤਾ ਹੈ, ਵੋਹ ਯਹੀਂ ਪਰ ਮੁਕਤ ਹੋ ਜਾਤਾ ਹੈ। ਉਸਕੀ ਮੁਕਤੀ ਕੇ ਲੀਏ ਕਹੀਂ ਜਾਨੇ ਕੀ ਜ਼ਰੂਰਤ ਨਹੀਂ, ਕਿਸੀ ਤੀਰਥ ਮੌਂ ਜਾਨੇ ਕੀ ਜ਼ਰੂਰਤ ਨਹੀਂ, ਕਹੀਂ ਦੇਸ਼ਾ-ਰਣ ਕਰਨੇ ਕੀ ਜ਼ਰੂਰਤ ਨਹੀਂ। ਸਬ ਸੇ ਸਰਲ ਹੋਤਾ ਹੈ ਭਗਵਾਨ ਸੇ ਮਿਲਨਾ। ਅੰਤ ਜੋ ਆਪ ਕੇ ਸਾਥ ਰਹਤੀ ਹੈ, ਜਿਸਨੇ ਯੇ ਸ਼ਪਤ ਖਾਈ ਹੈ ਕਿ ਆਪ ਕੇ ਸਾਥ ਰਹੇਗੀ; ਉਸੇ ਭੀ ਬੋਲਨੇ ਕੀ ਜ਼ਰੂਰਤ ਹੈ। ਈਸ਼ਵਰ ਸੇ ਬਾਤ ਕਰਨੇ ਕੇ ਲੀਏ ਮੌਨ ਹੋ ਜਾਈਏ; ਸੁਨੇਗਾ ਆਪ ਕੀ ਬਾਤ - ਸਭ ਸੇ ਸਰਲ। ਇਸੀ ਲੀਏ ਹਮ ਜੋਗੀ ਬਨ ਗਏ। ਹਮ ਨੇ ਕਹਾ ਠੀਕ ਹੈ, ਜੋ ਇਤਨੀ ਆਸਾਨ ਚੀਜ਼ ਹੈ, ਸਭ ਛੋਡ ਛਾਡ ਕੇ ਭਾਗ ਖੜ੍ਹੇ ਹੋ; ਯਹੀ ਸਬ ਸੇ ਸਰਲ ਹੈ, ਅੰਤ ਹਮਾਰੀ ਬਾਤ ਕੋ ਕੌਨ ਸੁਨੇਗਾ - ਭਗਵਾਨ ਕੇ ਸਿਵਾ। ਤੋਂ ਕੁਛ ਦੇਰ, ਰੋਜ਼ ਸੁਖਹ ਅੰਤ ਸ਼ਾਮ ਕੋ, ਨਿਸ਼ਚਿਤ ਕਰ ਲੇਨਾ ਚਾਹੀਏ ਕਿ ਉਸ ਸਮਯ ਕੁਛ ਭੀ ਹੋ, ਮੈਂ ਦੂਸਰਾ ਕਾਰਯ ਤੋਂ ਕਰੂੰਗਾ ਹੀ ਨਹੀਂ, ਕਰੂੰਗੀ ਹੀ ਨਹੀਂ। ਮੈਨੇ ਆਪਸੇ ਕਲ ਕਹਾ ਥਾ ਕਿ ਸਭ ਸੇ ਜ਼ਿਆਦੇ ਆਪ ਸੁਰਖਿਤ ਤਬੀ ਹੈਂ ਜਥ ਆਪ ਧਿਆਨ ਕਰ ਰਹੇ ਹੈਂ। ਜਥ ਜਪ ਕੋ intense (ਪ੍ਰਬਲ) ਕਰ ਲੇਤੇ ਹੈਂ ਅੰਤ ਜਪ ਕੋ silence (ਖਾਮੋਸ਼ੀ) ਮੌਂ ਲੇ ਜਾਤੇ ਹੈਂ; ਉਸਕੋ ਧਿਆਨ ਕਹਤੇ ਹੈਂ- ਫਰਕ ਕੁਛ ਨਹੀਂ ਹੈ। ਇਕ settle ਚੀਜ਼ ਹੈ, ਏਕ ਸੂਖਸਮ ਚੀਜ਼ ਹੈ। ਸੂਖਸਮਾਤ ਅੰਤ ਸੂਖਸਮ ਰੂਪ ਮੌਂ

ਜਬ ਆਪ ਜਪ ਲੇ ਜਾਏਂਗੇ ਅੰਤ ਵਹਾਂ ਪਰ ਤੋਂ ਕੋਈ ਸ਼ਬਦ ਨਹੀਂ ਰਹਤਾ; ਤੋਂ ਵਹੀਂ ਸਮਾਧਿਸ਼ਟ ਹੋ ਜਾਤਾ ਹੈ। ਭਾਸ਼ਾ ਅਲੱਗ ਅਲੱਗ ਹੈਂ ਪਰ key not ਹੈ - ਜਪ ਕਰਨਾ। ਤੋਂ ਇਸ ਤਰਹ ਸੇ ਅਭਿਆਸ ਕਰਤੇ-ਕਰਤੇ ਮਨੁਸ਼ਯ ਇਸੀ ਜਨਮ ਮੌਖਿਕ ਪ੍ਰਾਪਤ ਕਰਤੇ ਹੂਏ ਮੁਕਤ ਹੋ ਜਾਤਾ ਹੈ। ਲੋਗ ਕਹਿਤੇ ਹੈਂ, ਸਿਖ ਕਿਸ ਕੋ ਕਹਤੇ ਹੈਂ? ਸਿਖ ਕੀ ਪਰਿਭਾਸ਼ਾ - ਡਾ. ਮਹਿੰਦਰ ਸਿੰਘ ਜੀ ਨੇ ਬੜੀ ਅੱਛੀ ਪਰਿਭਾਸ਼ਾ ਕੀ। ਸਿਖ ਸ਼ਬਦ ਕਾ ਅਰਥ ਹੈ ਸੇਵਕ, ਪਰ ਕਿਸ ਕਾ ਸੇਵਨ ਕਰਨਾ? ਸੇਵਕ ਕਹਤੇ ਹੈਂ ਜੋ ਸੇਵਨ ਕਰਤਾ ਹੈ, ਆਨੰਦ ਲੇਤਾ ਹੈ। ਤੋਂ ਸਿਖ ਉਸੇ ਕਹਤੇ ਹੈਂ ਜੋ ਬਾਹਰ ਤੋਂ ਸੇਵਾ ਕਰਤਾ ਹੈ ਅੰਤ ਅੰਦਰ ਸੇ ਆਨੰਦ ਲੇਤਾ ਹੈ - ਸੇਵਾ ਮੌਖਿਕ ਅੰਤ ਭਗਵਾਨ ਕੇ ਜਪ ਮੌਖਿਕ - ਇਸੀ ਕੋ ਸਿਖ ਕਹਤੇ ਹੈਂ। ਬੜਾ ਭਾਗ ਉਸਕਾ ਹੈ ਜੋ ਸਿਖ, ਏਕ ਸੰਤ ਕੇ ਪਰਿਵਾਰ ਮੌਖਿਕ ਹੋ ਕਰਕੇ ਪੈਦਾ ਹੂਆ ਹੈ ਅੰਤ ਜਪ ਮੌਖਿਕ ਲੀਨ ਰਹਤਾ ਹੈ।

ਮੈਂ ਕਿਨ ਸ਼ਬਦਾਂ ਸੇ ਸ੍ਰੀ ਸੰਤ ਜੀ (ਸੰਤ ਵਰਿਆਮ ਸਿੰਘ ਜੀ) ਕਾ, ਇਨਕੀ ਸੰਗਤ ਕਾ ਅੰਤ ਸਬ ਮਾਤਾਓਂ ਕਾ, ਬਹਨਾਂ ਕਾ ਅੰਤ ਬੱਚੋਂ ਕਾ ਧੰਨਵਾਦ ਕਿਨ ਸ਼ਬਦਾਂ ਮੌਖਿਕ ਹੈਂ; ਮੇਰੇ ਪਾਸ ਤੋਂ ਕੋਈ ਸ਼ਬਦ ਹੀ ਨਹੀਂ ਹੈ, ਸਬ ਸ਼ਬਦ ਸਮਾਪਤ ਹੋ ਜਾਤੇ ਹੈਂ। ਆਪ ਕਾ ਪਿਆਰ, ਆਪ ਕੀ ਸ਼ਰਧਾ ਮਹਾਨ ਹੈ। ਆਪ ਕਾ ਪਿਆਰ ਦੇਖ ਕਰ, ਜੋ ਸਿਖ ਧਰਮ ਕੋ ਨਹੀਂ ਸਮਝਤਾ, ਵੈਂ ਭੀ ਸਮਝਨੇ ਲਗੇਗਾ ਕਿ ਪਹਿਲੇ ਪਿਆਰ ਕਰਨਾ ਸੀਖੋ, ਤਬ (ਸਿਖੀਜ਼ਮ) sikhism ਕੇ ਉਪਰ ਬਾਤ ਕਰੋ। ਸੇਵਾ ਕਰਨਾ ਸੀਖੋ, ਤਬ ਸਿੱਖ ਬਨੋ। ਤੋਂ ਮੇਰੇ ਪਾਸ ਤੋਂ ਐਸੇ ਕੋਈ ਸ਼ਬਦ ਨਹੀਂ ਹੈਂ।

ਜਬ ਮੌਨ ਹੋ ਕਰ ਕੇ ਚੁਪ ਚਾਪ, ਜੈਸੇ ਮੈਨੇ ਕਹਾ, ਜੋ ਪਿਆਨ ਕਰਨੇ ਵਾਲੇਂ ਹੈ - ਉਨ ਕੋ, ਜਬ ਸਿਰ, ਗਰਦਨ ਅੰਤ ਗੀੜ ਕੀ ਹੱਡੀ ਕੋ ਸੀਧਾ ਰਖ ਕਰਕੇ ਕੁਛ ਦੇਰ ਆਪ ਸਥਿਰ ਸੁਭਾਵ ਸੇ ਬੈਠਤੇ ਹੈਂ ਅੰਤ gently ਧੀਰੇ-ਧੀਰੇ ਅਪਨੀ ਆਖੋਂ ਕੋ ਬੰਦ ਕਰ ਲੇਤੇ ਹੈਂ ਅੰਤ ਆਪ ਸ਼ਾਸ-ਸ਼ਾਸ ਪ੍ਰਾਣੋਂ ਕੀ ਪ੍ਰੀਕ੍ਰਿਆ ਕੋ ਸਮਝਤੇ ਹੈਂ ਕਿ ਇਸ ਈਸ਼ਵਰ ਕੇ ਮੰਦਿਰ ਮੌਖਿਕ Guard ਹੈਂ, ਦੋ ਚੌਕੀਦਾਰ ਹੈਂ; ਉਨ ਚੌਕੀਦਾਰਾਂ ਕਾ ਨਾਮ ਹੈ - ਪ੍ਰਾਨ ਅੰਤ ਉਪਾਨ; ਇਸ ਮਹਾਨ ਮੰਦਿਰ ਕੀ, ਜਿਸਕੇ ਮਨੁਸ਼ਯ ਕਹਤੇ ਹੈਂ, ਜੋ ਕਿ ਗੁਰੂ ਕਾ ਦੁਆਰਾ ਹੈ, ਅਸਲੀ ਗੁਰੂਦੁਆਰਾ ਹੈ, ਜੀਵਿਤ ਗੁਰੂਦੁਆਰਾ ਹੈ; ਉਸਕੀ ਸਦਤ ਰਖਣਾ ਕੀਆ ਕਰਤੇ ਹੈਂ। ਜਿਸ ਵਕਤ ਆਪ ਇਸ ਕਾ ਸਵਾਧਯ ਕਰੋਗੇ, ਆਪ ਕੋ ਅਸਚਰਯ ਹੋਣੇ ਲਗੇਗਾ। ਆਪ ਸੁਆਸ ਲੇਤੇ ਹੈਂ - ਉਸੇ ਪ੍ਰਾਨ ਕਹਿਤੇ ਹੈਂ, ਅੰਤ ਜਬ ਆਪ ਸੁਆਸ ਛੋਡਤੇ ਹੈਂ, ਉਸੇ ਉਪਾਨ ਕਹਤੇ ਹੈਂ। ਇਸ ਕਾ ਸਵਾਧਯ - ਏਕ ਵਿਸ਼ਾ ਹੀ ਅਲੱਗ ਹੈ; ਕੇਵਲ ਸੰਤ ਲੋਗ ਹੀ ਇਸ ਵਿਸ਼ੇ ਕੋ ਜਾਨਤੇ ਹੈਂ। ਮੈਨੇ ਕਹਾ, ਕੇਵਲ ਆਪ ਗਹਰੀ ਸੇ ਗਹਰੀ ਸਵਾਸ ਲੇਨਾ ਸੀਖੋ ਅੰਤ ਜਬ ਆਪ ਸੁਆਸ ਲੇਂ, ਤੋਂ abdomen (ਪੇਟ) ਕੋ ਆਗੇ ਆਨਾ ਚਾਹੀਏ; ਜਬ ਸੁਆਸ ਛੋਡੋ, ਪੇਟ ਕੋ ਅੰਦਰ ਜਾਨਾ ਚਾਹੀਏ; ਇਸ ਸੇ ਜੋ ਸਭ ਸੇ healthy (ਅੱਛੀ) muscle (ਤੰਤੂ) ਮਸਲ ਜੋ ਆਪ ਕੇ diaphragm (ਝਿੱਲੀ) ਮੌਖਿਕ ਹੈਂ, ਉਸ ਕੋ ਫਿਰ ਅਭਿਆਸ ਹੋ ਜਾਤਾ ਹੈ। ਅੰਤ lungs (ਫੇਵੜੇ) ਕੋ ਪੈਸ ਕਰਕੇ ਜੋ ਗੰਦੀ

कारबन-डाईऑक्साइड used up gas है, उस के बाहर फैंकने में सहाइता करती है। जिस ने सुआस विदिआ के, प्रान विदिआ के सीधे लीआ, उस ने भिरड़ पर विजै प्राप्त कर ली। लेकिन बहुत जीना भी अँड़ी बात नहीं है। बहुत जीटे और निरारबक जीवन बतीत करें, संसार के भौगों के लीटे बतीत करें, फिर तो बिलकुल ही प्रश्नवत् जीवन है। हाँ, जीटे, सैं-सैं बरप्त तक जीटे, उस से भी अधिक जीटे, लेकिन नाम सिमरन करने के लीटे जीटे; तो जीना चाहीटे। तो जब मन के उरय कर लेता है - आदमी, मन बाहर की ओर नहीं जाता, आउमा की ही ओर जाता है; ऐसी दस्ता में मन के बहुत आनंद आता है - वैह आनंद आता है, जिसे वरणन नहीं कीआ जा सकता। हॉटा मेटा आनंद ही वरणन नहीं हॉता, फिर वैह आनंद कैसे वरणन है सकता है? लेकिन ये उष्णी हॉता है कि हर सत्र पर जप करता रहे; मन के इकागर करे, अंतरभूत करे, उष्ण आउमा अनुबृती हॉती है। मैं एक विअकड़ी हूँ, मेरा नाम ये है, मेरा नाम ये है; ये मध मूदर भावनाओं से मुक्त है जाता है - विअकड़ी, और उस का सरूप विस्व-विआपी है जाता है। वैं सब के अपनाता है, सब उस के है जाते हैं। मैंने कहा ना - मध बिआपीओं से, मध दृष्टें से, मध कलेशों से, मध बैआ से आप मुक्त हैं; आप अगर जप करते रहें। जितनी देर उँक आप जप करते रहेंगे, उतनी ही देर मुख्यित हैं; जब जप नहीं करेंगे, नहीं मुख्यित हैं। कुछ सुना आप ने! ढलाणा मर गिआ। कैसे मरा? चारपाई पे मरा, पाई-पाई पे मरा, एक पाई पे मरा; किसी के सुना आप ने कि जप करते करते मरा।

मैं आप के अपने जीवन की एक घटना सुनाता हूँ। हलदवानी, नैनीताल के गासते में पड़ता है - कुमाऊं में। जब मैं परबतें पे बचपन में रहा करता था, एक मात्रा जी बहुत मुझ के अपने बेटे की उरह पिआर करती थी। जंगलों में कुछ खाने के तो मिलता नहीं था, तो खाना रँखा करती थी। तो मैंने कहा, ये बहुत मुह करती है; मैं डाग खड़ा हुआ। मैंने कहा, अबी आता हूँ, तो डाग गिआ जंगल के। उसने वैं खाना उपर कहीं रँख दीआ - रेटी। साल भर बाद जब मैं आईआ, उसने मेरे के पकड़ा, दोनों लङ्कों के बुलाइआ कि बांये इस के हाथ। ये बदमाश मुझे रुला गिआ - साल भर तक, और आईआ नहीं; निकाले रेटी। उष्ण तक तो रेटी उल्लास रहे गाई थी - मूख के; जबरदस्ती मुझे खिलाई, मेरा मुंह लहु लुहान है गिआ। रेटे और खिलाए। मैंने कहा, ये अँड़ी सज्जा भिली झूठ बैलने की कि अबी आते हैं और गाइब है गए। साल भर बाद आ रहे हैं तुम। पिआर के अनेक सरूप हैं। मध मरुयों में जो किसी के घृणा करता है, उस के भी मैं कहता हूँ जिह पिआर करता है; जानता नहीं है पिआर करना, बस इतनी बात ही है। किसी से दृष्टि करता है, निरबंध है, मूरख है; ये भी उस का पिआर है। एक पागल किसी से पिआर करता है, एक दृष्टि किसी से पिआर करता है, cobra (सांप) किसी के पिआर करता है तो जहिर ही तो दे सकता है। लेकिन एक संत किसी के पिआर करेगा, तो अभित ही देगा। इस लीटे सत्संग में रहि कर, निरंतर सत्संग में रहि कर, और कुछ काल सुधर और स्नाम जप करना चाहीटे। ये आप अजमाअ लीजीटे कि आप के कैदी अवस्थकर्ता नहीं इँद्धा करने की कि हे भगवान! मेरी इँद्धा पूरी है जाए, तेरा एक हजार जप करूँगा, दस हजार जप करूँगा - ऐसा कभी नहीं करना। जप करना सुरू करै, सुते ही मध ठीक है

ਸ੍ਰੀ ਗੁਰੂ ਗ੍ਰੰਥ ਸਾਹਿਬ - 'ਸਰਵੋਤਮ'

ਭਾਗ - ੩

ਜੈਸੇ ਮੈਨੇ ਆਪ ਕੋ ਕੱਲ ਕਹਾ ਕਿ ਸੰਸਾਰ ਮੌਜ਼ੂਦਾ ਜਿਤਨੀ ਭੀ diseases ਹੈਂ, ਬਿਮਾਰੀਆਂ ਹੈਂ; ਉਨਮੋਂ ੧੦% of the diseases ਬਿਮਾਰੀਆਂ (Psychosomatic) ਹੈਂ। ਕੇਵਲ ੨੦% ਬਿਮਾਰੀਆਂ ਦਵਾਓਂ ਸੇ ਠੀਕ ਹੋਤੀ ਹੈਂ; infectious diseases ਹੈਂ, ਪਲੇਗ ਹੂਆ, ਹੈਜ਼ਾ ਹੂਆ; ਅੰਤ ਇਸ ਤਰ੍ਹਾਂ ਕੀ ਕਈ diseases ਹੈਂ। ਆਪਾਸ਼ਚਾਤ ਦੇਸ਼ ਕੇ, western world ਕੇ ਲੋਗ ਭੀ, doctors ਭੀ, experts ਅੰਤ ਸਾਂਝੇ scientists ਭੀ ਯੇ ਕਹਨੇ ਲਗੇ ਹੈਂ ਕਿ ਹਮੋਂ ਕੁਛ ਸੋਚਨਾ ਚਾਹੀਏ ਕਿ ੧੦% ਜੋ diseases ਹੈਂ, ਕੈਸੇ ਠੀਕ ਹੋ ਸਕਤੀ ਹੈਂ। ਯੁਗੋਂ ਪੂਰਵ ਗੁਰੂ ਨਾਨਕ ਦੇਵ ਜੀ ਨੇ ਭਵਿਸ਼ਟਾ ਦੇਖ ਕਰ ਇਸ ਕੇ ਉਪਾਏ ਬਤਾਏ ਹੈਂ।

ਮੈਂ ਅਬ ਆਪ ਕੋ relaxation ਕੇ ਬਾਰੇ ਮੈਂ ਬਤਾ ਰਹਾ ਹੂੰ, ਕਿਤਨੇ ਸਰਲ ਤਰੀਕੇ ਸੇ ਆਪ ਕੋ relaxation (ਵਿਸ਼ਾਮ) ਹੋ ਸਕਤੀ ਹੈ। ਬੋੜਾ ਸਾ ਪਾਂਚ ਮਿੰਟ ਕਾ demonstration ਦੇ ਕਰ ਫਿਰ ਮੈਂ ਧਿਆਨ ਕੇ ਉਪਰ ਬੋਲ੍ਹਗਾ। ਅਬ ਦੇਖੀਏ, ਕਈ ਲੋਗ ਕਹਤੇ ਹੈਂ muscle tension (ਤੰਤੂ ਤਨਾਵ) ਕੋ, muscles ਕੋ loose (ਢੀਲੇ) ਕਰਨੇ ਕੋ relaxation (ਵਿਸ਼ਾਮ) ਕਹਤੇ ਹੈਂ - ਯੇ ਗਲਤ ਬਾਤ ਹੈਂ। ਹਜ਼ਾਰਾਂ ਦੁਨੀਆਂ ਕੇ hospitals (ਹਸਪਤਾਲ) ਮੈਂ ਲੋਗ ਐਸੇ ਹੀ muscle conduction ਕੇ loss ਸੇ ਬਿਮਾਰ ਪੜ੍ਹੇ ਹੂਏ ਹੈਂ; ਤੋਂ muscles ਕੋ loose (ਢੀਲਾ) ਕਰਨੇ ਸੇ relaxation ਨਹੀਂ ਹੋਤਾ - ਯੇ ਸਮਝ ਲੀਜੀਏ scientific act (ਵਿਗਿਆਨਕ ਕ੍ਰਿਆ)।

ਤੋਂ relaxation ਕੈਸੇ ਹੋਤਾ ਹੈ - ਅਬ ਆਪ ਬੋੜਾ ਸਾ ਇਸ ਕੋ ਦੇਖੋ। Abdomen (ਪੇਟ) ਜੋ ਹੈ, ਜਬ ਆਪ ਇਸ ਕੋ ਅੰਦਰ pushing ਕਰੋਗੇ (ਦਬਾਏਂਗੇ) (push in your abdomen) ਅੰਤ ਉਸ ਵਕਤ ex-hale ਕਰੋਗੇ, ਸਵਾਸ ਬਾਹਰ ਛੋਡੋਗੇ; ਅਪਨੀ comfortable capacity (ਆਰਾਮਦਾਇਕ ਸਮਰਥਾ) ਸੇ ਇਸਕੋ ਕੀਜੀਏ ਆਪ। ਜਿਸ ਵਕਤ ਆਪ ਬਾਹਰ ਲਾਏਂਗੇ ਪੇਟ ਕੋ, ਆਰਾਮਦਾਇਕ ਸਮਰਥਾ ਸੇ, ਤੋਂ ਪੇਟ ਕੋ ਫੁਲਾਨੇ ਕੀ ਅਵਸ਼ਕਤਾ ਨਹੀਂ। ਜਿਤਨੀ capacity (ਸਮਰਥਾ) ਹੈ, ਉਸਕੇ ਅਨੁਸਾਰ ਆਪ ਸੁਆਸ ਲੇਂਗੇ। ਇਸ ਚੀਜ਼ ਕੋ ਨੋਟ ਕਰ ਲੀਜੀਏ ਆਪ, ਜਬ ਆਪ ਕਾ ਪੇਟ ਅੰਦਰ ਜਾਏ ਤੋਂ ਸੁਆਸ ਬਾਹਰ ਆਏ। ਉਲਟਾ ਨਾ ਕੀਜੀਏਗਾ, ਉਲਟਾ ਤੋਂ ਆਪ ਕਰ ਹੀ ਰਹੇ ਹੋ। ਜਬ ਪੇਟ ਅੰਦਰ ਜਾਏ ਤੋਂ ਸੁਆਸ ਬਾਹਰ ਆਏ; ਜਬ ਪੇਟ ਫਿਰ ਬਾਹਰ ਆ ਜਾਤਾ ਹੈ ਤਥਾਂ ਆਪ ਸੁਆਸ ਲੀਜੀਏ। ਸੁਆਸ ਲੇਨੇ ਮੈਂ ਚਾਰ ਚੀਜ਼ਾਂ ਕਾ ਖਿਆਲ ਰੱਖੀਏਗਾ - No noise - ਮੈਂ ਸਾਂਸ ਲੇ ਰਹਾ ਹੂੰ, ਕਿਤਨਾ ਹੀ magnify ਕਰ ਲੀਜੀਏ, ਫੁਲਾ ਲੀਜੀਏ ਆਪ ਅਪਨੇ ਪੈਟ ਕੋ, ਕੋਈ ਅਵਾਜ਼ ਨਹੀਂ ਆਏਗੀ - silent breathing (ਖਾਮੋਸ਼ ਸਵਾਸ ਕ੍ਰਿਆ)। ਦੂਸਰੀ ਚੀਜ਼ - No rhythm - ਝਟਕੇ ਨਹੀਂ। ਤੀਸਰੀ ਚੀਜ਼ - No short breath , (ਛੋਟਾ

ਸਾਂਸ ਨਹੀਂ ਲੇਨਾ) Deep breath - according to your comfortable capacity (ਆਪਨੀ ਆਰਾਮਦਾਇਕ ਸਮਰਥਾ ਕੇ ਹਿਸਾਬ ਸੇ ਗਹਰੀ ਸੁਆਸ)। ਚੌਥੀ ਚੀਜ਼ - ਜਬ ਸੁਆਸ ਲੇਤੇ ਹੋਏ ਅੰਦਰ ਛੋਡਤੇ ਹੋਏ, ਉਸ ਕੇ ਬੀਚ ਮੌਜੂਦੇ ਏਕ pause (ਵਕਫ਼ਾ) ਆਤਾ ਹੈ; ਉਸ ਕੋ ਕਹਤੇ ਹੋਏ - pause - ਕੁੰਭ ਜਿਸੇ ਕਹਤੇ ਹੋਏ। ਤੋਂ ਹਮਨੇ ਸੁਆਸ ਲੀਆ, ਅੰਦਰ ਜ਼ਰੂਰਤ ਨਹੀਂ ਕੁੰਭ create ਕਰਨੇ ਕੀ, pause ਲੇਨੇ ਕੀ; ਸੁਆਸ ਛੋਡ ਦੀਆ - ਸਰਲ ਸੀ ਬਾਤ ਹੈ। ਇਸ ਕੋ ਅਗਰ ਆਪ ਤੀਨ ਮਿੰਟ, ਦਿਨ ਮੌਜੂਦੇ ਤੀਨ ਬਾਰ ਲੇਂਗੇ ਤੋਂ ਮੈਂ ਲਿਖ ਕੇ ਦੇ ਸਕਤਾ ਹੁੰਦਾ ਅੰਦਰ ਸੰਸਾਰ ਕੇ ਜਿਤਨੇ ਮਹਾਨ scientist (ਵਿਗਿਆਨਕ) ਹੋਏ, ਵੋ ਭੀ ਲਿਖ ਕੇ ਦੇ ਦੇਂਗੇ ਕਿ ਆਪ ਕੋ ਚਾਰ ਬਿਮਾਰੀਆਂ ਕਢੀ ਨਹੀਂ ਹੋਂਗੀ। Sunstroke (ਗਰਮੀ ਕਾ ਮਾਰ੍ਹ ਅਸਰ) ਕਢੀ ਨਹੀਂ ਹੋਗਾ, heart diseases (ਦਿਲ ਕੀ ਬਿਮਾਰੀ ਨਹੀਂ ਹੋਗੀ ਆਪ ਕੋ)। ਯੇ ਜੋ excess fat ਹੋ ਜਾਤਾ ਹੈ (ਜ਼ਿਆਦਾ ਮੋਟਾਪਾ); ਹਮ ਲੋਗ ਖਬ ਖਾਤੇ ਹੋਏ; ਜਹਾਂ ਕੋਈ ਕਸ਼ਟ ਹੋਤਾ ਹੈ ਤੋਂ ਆਦਮੀ ਖਾਨੇ ਪੇ ਜਾਤਾ ਹੈ, ਅੰਦਰ ਸੋਨੇ ਪੇ ਜਾਤਾ ਹੈ, ਜ਼ਿਆਦੇ ਖਾਨੇ ਲਗਤਾ ਹੈ; ਇਸ Stress (ਦਬਾਅ) ਮੌਜੂਦੇ ਨਹੀਂ ਜਾਏਗਾ। ਇਸ ਕੇ ਅਨੰਤ benefits (ਲਾਭ) ਹੋਏ। Simple (ਸੀਧੀ) ਸੀ ਬਾਤ ਹੈ। ਇਸ ਕੋ ਅੰਦਰ ਭੀ ਆਗੇ ਸਮਯ ਕੀ ਕਮੀ ਕੇ ਕਾਰਨ ਪੂਰਾ ਨਹੀਂ ਬਤਲਾ ਪਾਉਂਗਾ। ਲੇਕਿਨ ਯੇ ਤੋਂ ਮੇਰਾ ਘਰ ਹੈ ਨਾ; ਜਬ ਕਢੀ ਭੀ ਆਪ ਬੁਲਾਓਗੇ, ਮੈਂ ਤੋਂ ਯਹਾਂ ਹਾਜ਼ਰ ਹੋ ਜਾਉਂਗਾ; ਅੰਦਰ ਨਹੀਂ ਭੀ ਬੁਲਾਓਗੇ, ਤੋਂ ਭੀ ਹਾਜ਼ਰ ਹੁੰਗਾ। ਮੈਂ ਆਪ ਲੋਗੋਂ ਕਾ ਸੈਵਕ ਹੁੰਦਿਆਂਕ ਸਿਖ ਸ਼ਬਦ ਕਾ ਅਰਥ ਹੀ ਸੈਵਕ ਹੋਤਾ ਹੈ। ਅੰਦਰ ਮੁੜੇ ਵਿਦੇਸ਼ੋਂ ਮੈਂ ਜੋ ਸਿਖ ਧਰਮ ਕਾ ਪ੍ਰਚਾਰ ਕਰਨੇ ਕਾ ਸਮਯ ਮਿਲਾ, ਉਸ ਮੌਜੂਦੇ ਮੈਨੇ ਯੇ ਹੀ ਸੀਖਾ ਕਿ ਜਿਸ ਦਿਨ ਸਾਰਾ ਸੰਸਾਰ ਸਿਖ ਹੋ ਜਾਏਗਾ, ਉਸ ਦਿਨ ਸਭੀ ਸੁਖੀ ਹੋ ਜਾਏਂਗੇ ਅੰਦਰ ਸਭ ਕੋ ਹੋਨਾ ਚਾਹੀਏ।

ਅਬ ਮੈਂ ਨਾਮ-ਜਪ ਪਰ ਆ ਰਹਾ ਹਾਂ। ਮੈਨੇ ਆਪ ਸੇ ਕਹਾ, ਅਬ ਤੋਤਾ ਕੋ ਦੇਖ ਲੀਜੀਏ, ਵੋ ਨਾਮ ਜਪ ਕਰਤਾ ਹੈ। ਮੇਰੇ ਪਾਸ ਏਕ ਤੋਤਾ ਥਾ, ਉਸ ਕੋ ਮੈਨੇ ਸਿਖਾਇਆ ਹੁਆ ਥਾ। ਵੋ ਜਪ ਕਰਤਾ ਰਹਤਾ ਥਾ - ਹਰ ਵਕਤ। ਤੇ ਕਿਆ ਉਸ ਤੋਤੇ ਕਾ ਕਲਿਆਣ ਸੰਭਵ ਹੈ? ਮੇਰੀ ਸਮਯ ਮੌਜੂਦੇ ਆਤਾ ਹੈ, ਨਾਮ-ਜਪ ਕੇ ਸਾਥ-ਸਾਥ ਚੇਤਨਾ ਭੀ ਜਾਗ੍ਰਤ ਹੋਨੀ ਚਾਹੀਏ। ਅੰਦਰ ਸੰਤੋਂ ਕਾ ਯੋ ਮਤ ਹੈ ਕਿ ਵੋ ਚੇਤਨਾ ਜਾਗ੍ਰਤ ਸਵੈਮ (ਆਪਨੇ ਆਪ) ਮਨੁਸ਼ਯ ਅਪਨੇ ਅੰਦਰ ਕਰ ਸਕਤਾ ਹੈ। ਖੁਦ, ਵੋ ਚੇਤਨਾ ਅਪਨੇ ਅੰਦਰ ਉਤਪੰਨ ਕਰ ਸਕਤਾ ਹੈ। ਮੈਨੇ ਆਪਸੇ ਕਹਾ ਕਿ ਆਪ ਹਰ ਵਕਤ ਚਲਤੇ, ਉਠਤੇ, ਬੈਠਤੇ, ਖਾਤੇ-ਪੀਤੇ ਹਰ ਦਸ਼ਾ ਮੌਜੂਦੇ, ਹਰ ਹਾਲਤ ਮੌਜੂਦੇ ਨਾਮ ਜਪਤੇ ਰਹੋਂ ਲੇਕਿਨ ਕੁਝ ਦੇਰ ਸੁਭਹ ਅੰਦਰ ਸ਼ਾਮ, ਕਮ-ਸੱਥ-ਕਮ ਦੋ ਬਾਰ ਆਪ ਸਥਿਰ ਹੋ ਕਰਕੇ ਸਿਰ, ਗਰਦਨ ਅੰਦਰ ਗੰਡੀ ਕੀ ਹੱਡੀ ਕੋ ਸੀਧਾ ਰੱਖ ਕਰ upper body (ਸਰੀਰ ਕਾ ਉਪਰੀ ਭਾਗ) ਕਾ ਜੋ weight (ਭਾਰ) ਹੈ, locomotive (ਟਾਂਗ ਅੰਦਰ ਪੈਰ) ਪਰ ਨਾ ਛੋਡ ਕਰ ਆਪ ਬੈਠ ਜਾਏਂ। ਬੇਹਤਰ ਯਹੀ ਹੈ, ਕਿਸੀ ਭੀ ਮੁਦਰਾ ਮੌਜੂਦੇ ਬੈਠ ਕਰ, ਅਥ ਇਸ ਕੇ ਬਾਦ ਕਿਆ ਕਰੋਂ ਆਪ; ਅਗਰ ਕੁਝ ਟਾਈਮ ਦੇ ਦੇਂਗੇ ਮਨ ਕੋ, ਤੋਂ ਮਨ ਇਧਰ ਉਧਰ ਕੋ ਭਾਗ ਜਾਏਗਾ। ਇਸ ਕੇ ਬਾਦ ਆਪ ਕੋ ਸੀਧੇ ਸੁਆਸ

ਪਰ ਧਿਆਨ ਦੇਨਾ ਚਾਹੀਏ। ਸੁਆਸ ਲੇ ਰਹੇ ਹੈਂ; ਗਹਿਰੀ ਸੁਆਸ ਹੋਨੀ ਚਾਹੀਏ, ਇਸ ਮੌਖਿਕੇ ਨਹੀਂ ਹੋਨੇ ਚਾਹੀਏ, ਇਸ ਮੌਖਿਕੇ ਅਵਾਜ਼ ਨਹੀਂ ਹੋਨੀ ਚਾਹੀਏ ਸੁਆਸ ਲੇਨੇ ਮੌਖਿਕੇ ਅਤੇ ਛੋਡਨੇ ਮੌਖਿਕੇ, ਜਿਸ ਕੋ ਪਰਾਨ ਅਤੇ ਉਪਾਨ ਕਹਤੇ ਹੈਂ; **They are considered to be two guards of city of life.** (ਉਨ ਕੋ ਸਰੀਰ ਕੇ ਦੋ ਪਹਿਰੇਦਾਰ ਸਮਝਾ ਜਾਤਾ ਹੈ); ਉਨ ਕੋ **watch** (ਨਿਗਰਾਨੀ) ਕਰ ਰਹੇ ਹੈਂ - ਪ੍ਰਾਨ ਅਤੇ ਉਪਾਨ। ਏਕ ਬਚਿਤਰ ਚੀਜ਼ ਹੈ ਯੇ; ਜਿਸਨੇ ਇਸ ਵਿਦਿਆ ਕੋ ਸੀਖ ਲੀਆ, ਉਸ ਕੇ ਪਾਸ ਮੌਤ ਨਾਮ ਕੀ ਕੋਈ ਭੀ ਚੀਜ਼ ਕਭੀ ਨਿਕਟ ਨਹੀਂ ਆ ਸਕਤੀ। ਕਿਉਂ? **Pause means death;** ਸੁਆਸ ਲੇ, ਅਤੇ ਫਿਰ ਛੋੜੋ ਨਹੀਂ; ਅਤੇ ਸੁਆਸ ਛੋੜੋ, ਫਿਰ ਲੇ ਨਹੀਂ; ਵਹੀ ਤੋਂ **death** (ਮੌਤ) ਹੈ। ਪਰ ਜੋ ਵਿਅਕਤੀ ਇਸ ਵਿਦਿਆ ਕੋ ਸੀਖ ਲੇਤਾ ਹੈ, ਵੋ **death** ਅਪਨੀ ਇੱਛਾ ਸੇ ‘ਇੱਛਾ ਮ੍ਰਿਤੁ’ ਹੋਤੀ ਹੈ; ਜੈਸੇ **gown** (ਚੋਲਾ) ਕੋ ਤਿਆਗ ਦੀਆ ਜਾਤਾ ਹੈ, ਤਕੀਆ ਕੋ **cover** (ਗਿਲਾਫ) ਕੋ ਫੈਂਕ ਦੀਆ ਜਾਤਾ ਹੈ, **☆☆☆** (ਕਿਤਾਬ) ਕੀ ਜ਼ਿਲਦ ਕੋ ਫੈਂਕ ਦੀਆ ਜਾਤਾ ਹੈ, ਦੂਸਰੀ ਲਗਾਈ ਜਾਤੀ ਹੈ; ਵੈਸੇ ਹੀ ਵੋ ਸਰੀਰ ਕੋ ਭੀ ਅਲੱਗ ਕਰ ਦੇਤਾ ਹੈ। ਮੌਤ ਸੇ ਮੁਰਖ ਭੈ ਖਾਤੇ ਹੈਂ ਕਿਉਂਕਿ ਉਨ ਕੋ ਉਸ ਕਾ ਗਿਆਨ ਨਹੀਂ ਹੈ। ਸੰਤ ਅਤੇ ਯੋਗੀ ਕੇ ਲੀਏ ਕੋਈ ਮੌਤ ਨਹੀਂ ਹੈ। ਅਥ ਹੈ ਜੀਵਨ - ਜੀਨੇ ਮੌਖਿਕ ਆਨੰਦ ਹੈ; ਦੁੱਖ ਸੇ ਅਤੇ ਭੈ ਸੇ ਜੀਵਤ ਰਹਿਨੇ ਮੌਖਿਕ ਆਨੰਦ ਹੈ? ਕੁਛ ਭੀ ਆਨੰਦ ਨਹੀਂ।

ਗੁਰੂ ਨਾਨਕ ਦੇਵ ਜੀ ਨੇ ਏਕ ਮਹਾਨ ਬਾਤ ਕਰੀ ਹੈ ਅਤੇ ਅਗਰ ਕੋਈ ਸਾਧਕ ਅਪਨੇ ਪੱਲੇ ਇਸ ਬਾਤ ਕੋ ਰੱਖ ਲੇ ਤੋਂ ਫਿਰ ਕੁਛ ਬਨ ਪਾਏਗਾ। ਸਾਰੇ ਸੰਸਾਰ ਕੇ ਸਭੀ ਸੁਖਾਂ ਕੋ ਨਿਰੁਪਣ ਕੀਆ - ਉਨ੍ਹਾਂ ਨੇ, **Analysis** (ਵਿਸ਼ਲੇਸ਼ਣ) ਕੀਆ ਅਤੇ ਦੇਖਾ, ਸਾਰੇ ਸੰਸਾਰ ਮੌਖਿਕ ਤੋਂ ਕਹੀਂ ਹੈ ਹੀ ਨਹੀਂ -

ਨਾਨਕ ਦੁਖੀਆ ਸਭ ਸੰਸਾਰੁ ॥
- ੯੪੮

ਪੰਨਾ

ਸਭ **analysis** (ਵਿਸ਼ਲੇਸ਼ਣ) ਕਰਕੇ ਉਨ੍ਹਾਂ ਨੇ ਦੇਖਾ ਕਿ ਸੁਖ ਤੋਂ ਕੇਵਲ ਨਾਮ ਕੇ ਆਧਾਰ ਮੌਖਿਕ ਹੈ, ਵਰਨਾ ਬਹੁਤ ਫਰਕ ਹੈ। ਨਾਮ ਜਪਨੇ ਅਤੇ ਸੰਪੂਰਨ ਨਾਮ ਕੇ ਉਪਰ ਹੀ ਆਧਾਰ ਰਹਨਾ, ਪੂਰਨ ਵਿਸ਼ਵਾਸ ਕਰਕੇ ਅਪਨੇ **ਜੀਵਨ** ਕੋ ਛੋੜ ਦੇਨਾ - ਅਥ ਯੇ ਤੋਂ ਗੁਰਮੁਖ ਬਾਤ ਹੈ। ਵੋ ਨਾਮ ਕਿਆ ਹੈ? ਬਾਈਬਲ ਕ f h t i ਹੈ - In the begining, there was a word and word was in God and God was in word. ਲੇਕਿਨ ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਕਾ ਸਵਾਧਯ ਕੀਆ, ਉਨ ਕੋ ਉਸ ਨਾਮ ਕਾ ਗਿਆਨ ਹੈ। ‘ਇਸ ਸਤਿਨਾਮੁ ਸ੍ਰੀ ਵਾਹਿਗੁਰੂ’ - ਏਕ ਹੈ, ਦੋ ਨਹੀਂ ਹੈ; ਦੋ ਕੇ ਲੀਏ ਕੋਈ ਜਗਹ ਨਹੀਂ ਹੈ। ਜਿਸ ਵਕਤ ਯੇ **knowledge** (ਗਿਆਨ) ਹੋ ਜਾਏਗਾ ਕਿ ਸਰਬਤ੍ਰ ਏਕ ਹੀ ਏਕ ਹੈ ਤੋਂ ਫਿਰ ਪ੍ਰਸ਼ਨ ਹੀ ਕਹਾਂ? ਯੇ ਤਥ ਹੋਤਾ

है जब आदमी साधना करता है, साधक साधना करता है। साधना की तीन पुरुषों हेतु हैं; मैं उत्तरा हूँ, मुझे accept (क्षमा) कर लें। जिस के विप्रवास है जाता है, ते बुद्ध दिनों में आता है कि उँ मेरा है; अब मैं और उँ इतने घुल मिल गए हैं कि मैं ते समझ ए नहीं सकता कि मैं कहीं हूँ; मैं ते हूँ गी नहीं, उँ गी उँ सरबत् है। ऐसी दस्ता में महापुरुषों ने महावाक्य कहे हैं - ‘अहंसहम असौ’, वे अनुभूति है जाती है, वे गिरान है जाता है और उसी गिरान से मनुष्य मुक्त है जाता है।

मैं आप के छोटी सी एक कहानी सुना कर, जिसमें एक सतिर है, ये सरीर (मेरा सरीर) जो आप के सामने है, उसी के पुरवजों के परिवार की बात है ये सतिर बात है, इस में कैसी झूठी घङ्गत नहीं है। पहाड़ में एक जगह से दूसरी जगह जाने के लिए मौरें और कैसी दुसरा जंतर ते था नहीं। और हमारे पुरवज, जिन की इसतरी का पहिला बँचा होने वाला था, उसने कहा, पहिला बँचा माइक्रो में होना चाहीए किउंकि ममा बँचे के बहुत निकट हैं। भद्दा करेगी। ते रासते में ही उस के pain (दरद) हुआ और बँचा उत्पन्न हो गिरा। रासते में एक साथ जा रहे थे। ते उसने बँचे के देखा, इसतरी की मिरड़ हो गई थी; उसी हालत में उसने पैंते के बीच में बँचे के देखा। उसने देखा कि मेरा ते समज आ गिरा है कि मैं पिआन करूँ, ते मैं किआ करूँ? इसतरी का जो स्व है, इस के जलाउं या बँचे की रक्षा करूँ या पिआन करूँ? ते उसके मन में आईआ कि मैं पिआन करूँगा। ते एक नदी थी, बैठ करके पिआन करने लगा। जिसके आदत हेतु है - पिआन करने की, वे छोड़ता वैङ्गता बुद्ध नहीं; सब सुउम ही छूट जाता है, सरीर का अभान नहीं रहता; मैं कैन हूँ, इसका पिआन नहीं रहता। और कैसी सधितीयां आ जाती हैं, जैसे कि जिसे समाधी कहिते हैं; समाधी किसे कहते हैं? उस का एक संघर्ष है - समा-इतिम। जिस वक्त कैसी question (प्रश्न) रहेगा ही नहीं ते मन की किआ हालत होगी? मन ते वादा-विवाद करता रहता है। एक समज ऐसा आता है जब कि मन में कैसी question ही नहीं, फिर मन कहां जाएगा? मन उसी सधिती में चला जाएगा - आनंदित परमानंदित सधिती में चला जाएगा, उसी के समाधी कहते हैं। समा-इतिम - When all questions are resolved, mind attains a state of freedom, उस state of freedom के ही समाधी कहते हैं।

अब बोलीए समाधी पूर्ण करने के लिए किआ करना पड़ेगा? बुद्ध करने की ज़रूरत नहीं। कहीं सुआमी बनना पड़ेगा, साथ बनना पड़ेगा, कैसी पार्श्व बनना पड़ेगा, कैसी मठ मंदिर बनाना पड़ेगा?

ਨਹੀਂ, ਜਹਾਂ ਹੈਂ, ਵਹੀਂ ਰਹੀਏ ਔਰ ਅਪਨੇ ਅੰਦਰ, ਜੋ ਸਬ ਸੇ ਮਹਾਨ ਮੰਦਿਰ ਹੈ, ਇਸ ਕੇ ਅੰਦਰ ਪ੍ਰਵੇਸ਼ ਕਰਨੇ ਕੀ ਵਿਦਿਆ ਦੇਖੋ। ਜੋ ਇਸ ਵਿਦਿਆ ਕੋ ਜਾਨਤਾ ਹੈ, ਉਸੇ ਸਭ ਕੁਛ ਪ੍ਰਾਪਤ ਹੋ ਜਾਏਗਾ। ਕਿਸੀ ਨੇ ਕਹਾ ਥਾ - ਰੱਬ ਦਾ ਕੀ ਪਾਉਣਾ, ਇਥੋਂ ਤੋੜਨਾ ਉਥੇ ਲਾਉਣਾ। ਹਮਨੇ ਕਹਾ ਕਿ ਬਾਤ ਕਿਆ ਹੈ, ਈਸ਼ਵਰ ਸੇ ਕੈਸੇ ਮਿਲੋਂ? ਸਰਲ ਬਾਤ ਹੈ, ਸਭ ਸੇ ਸਰਲ ਬਾਤ ਯਹੀ ਹੈ। ਸਭ ਸੇ ਸਰਲ ਬਾਤ ਕਿਆ ਹੈ? ਇਧਰ ਤੋੜ ਕੇ ਉਧਰ ਜੋੜ ਦੋ। ਤੋੜਨੇ ਕੀ ਬਾਤ ਤੋਂ ਕਿਆ ਹੈ, ਮੂੰਹ ਮੌਜਨੇ ਕੀ ਬਾਤ ਹੈ। ਜਿਸ ਵਕਤ ਆਪ ਅਪਨੇ ਮਨ ਕੋ ਅੰਤਰਮੁਖ ਕਰ ਲੋਗੇ; ਮਨ, ਸਰੀਰ, ਇੰਦੀਆਂ ਔਰ ਸੁਆਸ ਬਾਹਰੀ ਬਿੰਤੀ ਕੋ ਤਿਆਗ ਕਰਕੇ ਔਰ ਅੰਤਰਮੁਖ ਹੋਨੇ ਲਗੇਗਾ, ਮਨ ਉਸੀ ਦਿਨ ਸ਼ਾਂਤ ਹੋ ਜਾਏਗਾ, ਔਰ ਸ਼ਾਂਤ ਮਨ ਆਤਮ ਅਨੁਭੂਤੀ ਕਰਤਾ ਹੈ, ਜਹਾਂ ਪ੍ਰਮਾਤਮਾ ਕਾ ਨਿਵਾਸ ਹੈ। ਰੇ ਮਨੁਸ਼ਯ! ਜੋ ਈਸ਼ਵਰ Omnipresent, omniscient and omnipotent (ਸਰਬ-ਵਿਆਪਕ, ਸਰਬਹੋਗ ਅਤੇ ਸਰਬ-ਸ਼ਕਤੀਮਾਨ) ਹੈ; ਵੋ ਤੇਰੇ ਅੰਦਰ ਭੀ ਤੋਂ ਹੈ, ਕਿਉਂ ਇਧਰ ਉਧਰ ਭਾਗਤਾ ਹੈ ਭਾਈ? ਕਿਉਂ ਇਧਰ ਉਧਰ ਦੌੜਤਾ ਹੈ? ਯੇ ਭ੍ਰਮ ਹੈ - ਤੇਰਾ। ਤੁਝੇ ਕਹੀਂ ਕੋਈ ਕੁਛ ਨਹੀਂ ਦੇ ਸਕਤਾ; ਜਾਨ ਇਸ ਚੀਜ਼ ਕੋ। ਅਪਨੇ ਮਨ ਕੋ ਅੰਤਰ ਮੁਖ ਕਰ ਔਰ ਉਸਮੋਂ ਨਾਮ ਜਪ ਕਾ, ਸਿਮਰਨ ਕਰਨੇ ਕਾ ਬੜਾ ਆਨੰਦ ਹੈ। ਸੱਦਤ ਨਾਮ ਜਪਤਾ ਰਹੇ, ਜਿਸ ਵਕਤ ਮਨ, ਮਨੋ ਲੈਅ ਹੋ ਜਾਤਾ ਹੈ; ਦੋ ਸਥਿਤੀਆਂ ਆਤੀ ਹੈਂ। ਏਕ ਤੋਂ ਪੇੜ ਕਟ ਜਾਤਾ ਹੈ, ਲੇਕਿਨ ਫਿਰ ਕੁਛ ਦਿਨਾਂ ਮੌਂ ਉਸਕੇ ਅੰਕੁਰ ਆ ਜਾਤੇ ਹੈਂ; ਦੂਜੀ ਸਥਿਤੀ ਮੌਂ ਮਨੋ-ਨਾਸ਼ ਹੋ ਜਾਤਾ ਹੈ, ਮਨ ਰਹਿਤਾ ਹੀ ਨਹੀਂ। ਯੇ ਕਬੀਰ ਸਾਹਿਬ ਨੇ ਇਸ ਕੋ self surrender (ਆਤਮ-ਸਮਰਪਣ) ਕਰਕੇ explain (ਬਿਆਨ) ਕੀਆ - “**ਕਬੀਰ ਮੇਰਾ ਮੁਝ ਮਹਿ ਕਿਛੁ ਨਹੀਂ ਜੋ ਕਿਛੁ ਹੈ ਸੋ ਤੇਰਾ॥ ਤੇਰਾ ਤੁਝ ਕਉ ਸਉਪਤੇ ਕਿਆ ਲਾਗੇ ਮੇਰਾ॥**” ਮਨੁਸ਼ਯ ਕਹਤਾ ਹੈ - ਮੈਨੇ ਯੇ ਕੀਆ ਅਰ ਵੋ ਕੀਆ॥ ਅਰੇ ਕਿਆ ਕੀਆ, ਤੇਰਾ ਹੈ ਬੀ ਕਿਆ ਜੋ ਤੂੰ ਕੁਛ ਕਰ ਸਕਤਾ ਹੈ? ਯੇ ਤੋਂ ਕੇਵਲ ਏਕ ਅਹੰਕਾਰ ਹੈ। ਹੋ ਪ੍ਰਭੂ! ਜੋ ਤੇਰੀ ਹੀ ਵਸਤੂ ਹੈ, ਅਗਰ ਮੈਨੇ ਤੁਝ ਕੋ ਸਉਪਂਦੀ, ਤੋਂ ਕੌਨ ਸੀ ਮੈਨੇ ਬੜੀ ਭਾਗੀ ਪੂਜਾ ਕਰ ਦੀ; ਵੋ ਤੋਂ ਕਰਨੀ ਹੀ ਚਾਹੀਏ। ਤੋਂ self surrender is highest of all yogas, highest of all paths, I am thy in dark mind, then I & thou are one and we are inseparately mingled for ever and ever.

ਇਸ ਤਰਹ ਕੀ ਆਨੰਦ ਅਨੁਭੂਤੀ ਜਥੁੰਹੀ - ਮੈਂ ਆਪ ਕੋ ਆਜ਼ ਅਪਨਾ ਏਕ ਰਾਜ ਬਤਾ ਹੀ ਦੂੰ ਕਿ ਮੈਂ ਗੁਰੂ ਨਾਨਕ ਦੇਵ ਜੀ ਕੋ ਕਬ ਸੇ ਮਾਨਤਾ ਹੁੰਦੀ। ਬਤਾਨਾ ਤੋਂ ਨਹੀਂ ਚਾਹੀਏ ਥਾ, Secret (ਭੇਦ) ਤੋਂ secret (ਭੇਦ) ਰਹਨਾ ਚਾਹੀਏ ਲੇਕਿਨ ਸੰਤੋਂ ਕੋ ਸਾਮਨੇ ਬਤਾਨੇ ਮੈਂ ਕੋਈ ਹਰਜ਼ ਨਹੀਂ। ਏਕ ਬਾਰ ਮੈਂ ਪਹਾੜ ਸੇ ਗਿਰ ਪੜਾ। ਖੜਾਂਵ ਪਹਿਨਤਾ ਥਾ, ਰਿਪਟ ਗਈ plants (ਝਾੜੀਓਂ) ਕੀ needles (ਕਾਂਟੇ) ਮੈਂ। ਲੁੜਕਤੇ-ਲੁੜਕਤੇ ਨੀਚੇ ਜਥੁੰਹੀ ਗਿਆ, ਤੋਂ ਏਕ ਛੋਟੀ ਸੀ ਝਾੜੀ ਥੀ, ਉਸ ਝਾੜੀ ਮੈਂ ਮੈਂ ਅਟਕ ਗਿਆ ਔਰ ਏਕ ਥੁੰਟਾ ਮੇਰੇ ਪੇਟ ਮੈਂ ਗਡ ਗਿਆ, ਜਿਸ

ਕਾ ਨਿਸ਼ਾਨ ਅਥੀ ਤੱਕ ਹੈ। ਮੈਨੇ ਸਭ ਮੰਤਰ ਜਪ, ਜਪ ਡਾਲੇ, ਸਬ ਕਾ ਨਾਮ ਲੇ ਲੀਆ; ਕੁਛ ਭੀ ਨਹੀਂ ਹੂਆ। ਇਸ ਜੀ ਕੋ, ਉਸ ਜੀ ਕੋ, ਸਭ ਕਾ ਨਾਮ ਲੀਆ। ਮੈਨੇ ਕਹਾ, ਯੇ ਤੋਂ ਕਿਆ ਬਾਤ ਹੈ, ਕਿਆ ਮੇਰਾ ਅੰਤ ਆਨੇ ਵਾਲਾ ਹੈ? ਅੰਦਰ ਸੇ ਆਵਾਜ਼ ਆਈ, ਨਹੀਂ, ਅਭੀ ਤੋਂ ਬਹੁਤ ਭੋਗਨਾ ਹੈ; ਅੰਤ ਕਹਾਂ ਸੇ ਆਏਗਾ। ਬਹੁਤ ਭੋਗਨਾ ਪੜਤਾ ਹੈ ਨਾ - ਸੰਸਾਰ ਮੌਂ! ਤੋਂ ਮੈਨੇ ਕਹਾ, ਸਭ ਕੋ ਯਾਦ ਕੀਆ; ਏਕ ਕੋ ਮੈਨੇ ਅਭੀ ਯਾਦ ਨਹੀਂ ਕੀਆ, ਦੇਖੋ ਕਿਆ ਹੋਤਾ ਹੈ। ਐ ਮੇਰੇ Lord (ਮਾਲਕ) ਨਾਨਕ! ਕਹਾਂ ਗਿਆ ਤੂੰ, ਤੂੰ ਮੁਝੇ ਪਿਆਰ ਕਰਤਾ ਥਾ, ਮੇਰੇ ਅੰਦਰ ਤੋਂ ਕੋਈ ਸ਼ਕਤੀ ਨਹੀਂ। ਮੇਰੇ ਸਾਮਨੇ ਕੋਈ ਆਇਆ ਔਰ ਮੁਝੇ ਯੂੰ ਕਰਕੇ; ਉਠਾ ਕਰਕੇ ਪੀਛੇ ਧੇਰੇ ਦੀਆ। ਉਸ ਵਕਤ ਮੈਨੇ ਦੇਖਾ ਕਿ ਕੁਝ ਪਹਾੜੀ ਔਰਤੋਂ ਪੀਛੇ ਥੀ, ਜੋ ਰੱਸੀ ਜੋੜ ਕਰਕੇ ਨੀਚੇ ਆਈਂ। ਔਰ ਉਨ੍ਹਾਂ ਨੇ ਮੁਝੇ ਖੀਂਚ ਲੀਆ ਉਪਰ। ਵੋ ਸਥਾਨ ਅਭੀ ਭੀ ਹੈ। ਮੈਂ ਏਕ ਬਾਰ ਵਹਾਂ ਏਕ ਗੁਰੂਦੁਆਰਾ ਬਨਾਨਾ ਚਾਹਤਾ ਥਾ। ਤੋਂ ਰਾਤ ਕੋ ਸਵਧਨ ਮੌਂ ਬੋਲੇ, “ਤੁਰੇ ਕੈ ਵੋ ਡੰਡੇ ਬਰਸਾਉਂਗਾ, ਤਥੀਅਤ ਠੀਕ ਹੋ ਜਾਏਗੀ। ਬੜਾ ਗੁਰੂਦੁਆਰਾ ਬਨਾਨੇ ਵਾਲਾ ਆਇਆ! ਹਾਂ, ਕਿਤਨੇ ਗੁਰੂਦੁਆਰਾ ਦੁਨੀਆਂ ਮੌਂ ਬਨੇ, ਔਰ ਕੋਈ ਨਾਮ ਸਿਮਰਨ ਹੀ ਨਹੀਂ ਕਰਤਾ ਹੈ। ਤੂੰ ਨਇਆ ਗੁਰੂਦੁਆਰਾ ਬਨਾਏਗਾ ਅਥੈ।” ਫਿਰ ਮੈਂ ਚੁਪ ਹੋ ਗਿਆ।

ਜਿਸਨੇ ਅਪਨੇ ਇਸ ਮੰਦਿਰ ਕੋ ਗੁਰੂਦੁਆਰਾ ਬਨਾ ਲੀਆ, ਵੋ ਧੰਨਿਯ ਹੈ; ਔਰ ਇਸੀ ਜਨਮ ਮੌਂ ਹੋ ਸਕਤਾ ਹੈ। ਬਸ ਏਕ ਖਿਆਲ ਰਖੋ, ਹਰ ਕਮਰੇ ਮੌਂ ਅਪਨੇ ਏਕ ਚੀਜ਼ ਰਖੋ। ਨਾਮ ਸਿਮਰਨ ਸਭ ਜਗਹ; bathroom (ਗੁਸਲਖਾਨਾ) ਤਕ ਭੀ ਸਿਮਰਨ ਕਰਨਾ ਚਾਹੀਏ, ਕਹੀਂ ਭੀ ਹੈ। ਮਨ ਸੇ ਸਿਮਰਨ ਕੀਆ ਜਾਤਾ ਹੈ। ਤੋਂ ਜਪਤੇ ਜਪਤੇ ਜਥੇ ਜਪ, ਅਜਪਾ ਜਪ ਚਲਨੇ ਲਗਤਾ ਹੈ, ਤਥ ਆਦਾਸੀ ਕੋ ਵਿਸ਼ਵਾਸ ਹੋ ਜਾਤਾ ਹੈ, ਠੀਕ ਹੈ। ਸੋ ਕੇ ਉਠਾ ਹੈ, ਏਕ ਦਮ ਜਪ ਚਲ ਰਹਾ ਹੈ। ਗੁਸਾ ਨਾਮ ਕੀ ਤੋਂ ਕੋਈ ਚੀਜ਼ ਹੀ ਨਹੀਂ ਰਹਿਤੀ। ਕਿਸੀ ਨੇ ਕਹਿ ਦੀਆ, ਬਦਮਾਸ਼ ਹੈ ਯੇ; ਕਿਆ ਫਰਕ ਪੜਤਾ ਹੈ।

ਮੈਨੇ ਏਕ ਬਾਰ ਦੇਖਾ, ਕੁਛ ਲੋਗਾਂ ਨੇ ਖੂਬ ਢੂਲ ਬਰਸਾਏ; ਬੋਲੇ ਸੁਆਮੀ ਰਾਮ ਤੋਂ ਅੱਛਾ ਹੈ! ਯੇ ਹੈ, ਸੋ ਹੈ। Prosecution ਹੈ - ਤਾਰੀਫ ਕਰਨਾ ਕਿਸੀ ਕੀ। ਸਾਧਕ ਕੀ ਤਾਰੀਫ ਕਰ ਲੋ, ਤੋਂ ਉਸਕਾ ਪਤਨ ਹੈ। ਸੁਖਹ ਸੇ ਲੇਕਰ ਦੁਪਹਿਰ ਤਕ ਖੂਬ ਲੋਗਾਂ ਨੇ ਕਹਾ। ਹਮ ਨੇ ਕਹਾ, ਯੇ ਤੋਂ ਬਹੁਤ ਬੁਗੀ ਬਾਤ ਹੈ। ਬਹੁਤ ਨੁਕਸਾਨ ਹੋ ਜਾਏਗਾ - ਇਸ ਤਰਹ ਸੇ; ਠੀਕ ਨਹੀਂ ਹੈ। ਤੋਂ ਹਮਨੇ ਕਹਾ, ਚਲੋ weight (ਵਜ਼ਨ) ਦੇਖੋ, ਹਮਾਰਾ weight ਘਟਾ ਹੈ ਯਾ ਬੜਾ ਹੈ। ਤੋਂ ਜੈਸੇ ਕਲ ਥਾ, ਉਤਨਾ ਹੀ ਥਾ। ਫਿਰ ਏਕ ਦਿਨ ਲੋਗਾਂ ਨੇ ਖੂਬ ਗਾਲੀਆਂ ਦੀ - ਯੇ ਗੁੰਡਾ ਹੈ, ਬਦਮਾਸ਼ ਹੈ, ਯੇ ਚੋਰ ਹੈ, ਲਫੰਗਾ ਹੈ; ਜੋ ਨਹੀਂ ਬੋਲਨਾ ਚਾਹੀਏ - ਖੂਬ ਬੋਲਾ। ਹਮਨੇ ਕਹਾ ਫਿਰ weight ਲਓ; weight ਉਤਨਾ ਹੀ ਥਾ। ਮੇਰੇ ਕਹਨੇ ਕਾ ਮਤਲਬ ਯੇ ਹੈ ਕਿ ਯੇ ਤੋਂ ਏਕ ਮੇਲਾ ਹੈ; ਅਪਨਾ ਮਾਰਗ ਢੂੰਡਨਾ ਚਾਹੀਏ, ਨਿਕਲ ਜਾਨਾ ਚਾਹੀਏ - ਇਸ ਸੇ ਆਗੇ। ਸੁਖ ਦੁਖ ਸੇ ਭੀ ਪਰੇ ਏਕ

ਸਥਿਤੀ ਹੈ ਜਿਸ ਕੇ ਲੀਏ 'ਸਮ' ਸ਼ਬਦ ਆਇਆ ਹੈ, ਸਮ ਬਿਰਤੀ ਹੋ ਜਾਤੀ ਹੈ। ਅੰਨ੍ਤ ਮੈਨੂੰ ਆਪ ਸੇ ਕਹਾ ਹੈ ਕਿ ਬਨ-ਬਨ ਡੋਲਨੇ ਕੀ ਆਵਸ਼ਕਤਾ ਨਹੀਂ, ਕਹੀਂ ਕੁਛ ਨਹੀਂ ਮਿਲੇਗਾ ਆਪ ਕੋ। ਅੰਨ੍ਤ ਉਪਰ ਜਾਓਗੇ ਤੋਂ Army ਲਗੀ ਹੈ - border (ਸੀਮਾ) ਪੇ, ਵੋ ਤੁਮ ਕੋ prosecute ਕਰੋਗੇ, ਅੰਨ੍ਤ ਨੀਚੇ ਜਾਓਗੇ ਤੋਂ dampness (ਨਮੀ) ਹੋਗੀ, ਤੁਮਾਰਾ ਬਦਨ ਦਰਦ ਕਰੇਗਾ; ਖਾਨਾ ਵਹਾਂ ਕੁਛ ਮਿਲੇਗਾ ਨਹੀਂ, ਹਰ ਵਕਤ ਤੁਮ ਖਾਨੇ ਕੀ ਸੋਚਤੇ ਰਹੋਗੇ; ਬੇਕਾਰ ਚੀਜ਼ਾਂ ਹੈਂ। ਹਮਨੇ ਕਰਕੇ ਦੇਖ ਲੀ ਹੈਂ ਸਭ; ਤੋਂ ਹਮਾਰੀ ਬਾਤ ਮਾਨੋ। ਯਹੀਂ ਜਹਾਂ ਪਰ ਹੋ, ਵਹੀਂ ਪਰ ਰਹੋ। ਯੇ ਮਨ ਸੇ ਬਿਲਕੁਲ ਹਟਾ ਦੋ ਕਿ ਇਧਰ ਉਧਰ ਭਟਕਨੇ ਸੇ ਕੁਛ ਮਿਲਤਾ ਹੈ - Waste of time and energy ਹੈ, ਸਮਯ ਅੰਨ੍ਤ ਸ਼ਕਤੀ ਬਰਬਾਦ ਕਰਨਾ ਹੈ। ਮੈਂ ਆਪ ਕੋ ਗੁਸ਼ਗਾਹ ਕਰਨੇ ਵਾਲੀ ਬਾਤ ਨਹੀਂ, ਸੁਅਮਤਾ ਕੀ ਬਾਤ ਕਹਤਾ ਹੂੰ। ਆਪ ਸੁਤਯ ਹੀ ਸਬ ਕੇ ਸਬ ਸੁਆਮੀ ਹੋ। ਸੁਆਮੀ ਕਹਤੇ ਹੈਂ ਜੋ ਅਪਨੇ ਅੰਗ ਪ੍ਰਤਿਅੰਗ ਕਾ, ਮਨ-ਕਰਮ-ਬਚਨ ਕਾ ਮਾਸਟਰ ਹੋ; ਉਸੀ ਕੋ ਸੁਆਮੀ ਕਹਤੇ ਹੈਂ। ਤੋਂ ਆਪ ਸਬ ਅਪਨੇ ਆਪ ਮੈਂ ਸੁਆਮੀ ਅੰਨ੍ਤ ਸੁਆਮਿਨ ਹੋ। ਅੰਨ੍ਤ ਮੈਂ ਸੰਤ ਜੀ ਸੇ ਯਹੀ ਕਹੂੰਗਾ ਕਿ ਯਹੀਂ ਸੇ ਪਹਿਲੇ ਵੋ clinic (ਇਲਾਜ ਕਰਨੇ ਕੀ ਜਗਹ) ਸ਼ੁਰੂ ਹੋ ਜਾਏ, ਜਿਸਕੀ ਹਮ ਲੋਗ ਬਾਤ ਕਰਤੇ ਹੈਂ। ਯੇ ਸਗੋਰ, ਮਨ ਅੰਨ੍ਤ ਬੁੱਧੀ ਜੋ ਕੁਛ ਭੀ ਮੇਰੇ ਪਾਸ, ਜਿਸੇ ਮੈਂ ਅੱਛਾ ਸਮਝਤਾ ਹੂੰ, ਵੋ ਆਪ ਕੀ ਹੈ; ਜੋ ਬੁਰਾ ਹੈ, ਵੋ ਤੋ ਮੇਰਾ ਹੈ ਈ। ਲੇਕਿਨ ਮੈਨੂੰ ਆਪ ਸੇ ਕਹਾ, ਅਗਰ ਆਨੰਦ ਲੇਨਾ ਚਾਹਤੇ ਹੋ ਤੋ ਪਾਂਚ ਦਸ ਮਿੰਨਟ ਸੇ ਜ਼ਿਆਦੇ ਨਹੀਂ। ਕੁਛ ਲੋਗ ਘੰਟੋਂ ਬੈਠਤੇ ਹੈਂ ਅੰਨ੍ਤ ਟਾਈਮ ਦੇਖਤੇ ਰਹਿਤੇ ਹੈਂ ਕਿ ਆਜ ਆਧਾ ਘੰਟਾ ਬੈਠਾ, ਕੱਲ ਏਕ ਘੰਟੇ ਬੈਠਾ; ਉਸ ਸੇ ਕੁਛ ਨਹੀਂ, ਬੇਕਾਰ ਚੀਜ਼ ਹੈ ਵੋ।

ਅਗਰ ਦਸ ਮਿੰਨਟ ਤਕ ਕੋਈ ਅਪਨੇ ਮਨ ਕੀ ਇਕਾਗਰਤਾ ਕੋ ਰਖ ਸਕੇ ਤੋਂ ਵੋ ਸਮਾਧੀ ਕੋ ਪ੍ਰਾਪਤ ਕਰ ਲੇਤਾ ਹੈ - ਇਸ ਮੈਂ ਕੋਈ ਸੰਦੇਹ ਨਹੀਂ। ਅੰਨ੍ਤ ਕਭੀ ਕਭੀ ਸਮਾਧੀ ਮੈਂ ਐਸੀ ਭੀ ਅਨੁਭੂਤੀਆਂ ਹੋਤੀ ਹੈਂ ਕਿ ਵਹਾਂ ਦੇਸ਼, ਕਾਲ ਅੰਨ੍ਤ ਸਮਯ ਸੇ ਪਰ੍ਹੇ ਕੀ ਬਾਤ ਹੋ ਜਾਤੀ ਹੈ। ਮੈਂ ਕੌਨ ਬਾ, ਕਿਆ ਹੂੰਗਾ; ਯੇ ਸਬ ਭੂਲ ਕਰਕੇ here and now ਮੈਂ ਸਥਿਤ ਹੈ ਜਾਤਾ ਹੈ। Neither past nor future but now; here and now. ਇਸ ਲੀਏ ਫਰਕ ਯੇ ਹੈ ਕਿ ਜਿਸ ਵਕਤ ਜਪ ਕੋ ਆਪ ਅੰਤਰਮੁਖ ਹੋ ਕਰਕੇ ਕਰਨੇ ਲਗੋਗੇ, ਉਸੇ ਧਿਆਨ ਕਹਤੇ ਹੈਂ। ਜਥੇ ਜਪ ਕੋ ਬਾਹਰ ਕਰਨੇ ਲਗੋਗੇ ਤੋਂ ਜਪ ਕਹਿਲਾਇਆ ਜਾਤਾ ਹੈ। ਫਰਕ ਸਿਰਫ ਇਤਨਾ ਹੀ ਹੈ। ਇਸ ਮੈਂ confuse (ਉਲਝਨ) ਹੋਨੇ ਕੀ ਜ਼ਰੂਰਤ ਨਹੀਂ ਹੈ ਕਿ ਧਿਆਨ; ਯੇ ਨਈ ਚੀਜ਼ ਕਿਆ ਬਲਾ ਰਹਾ ਹੈ। ਜਪ ਜਿਤਨੀ ਗਹਿਰਾਈ ਮੈਂ ਆਪ ਕਰਤੇ ਰਹੋਗੇ, ਉਸੇ ਹੀ ਧਿਆਨ ਕਹਤੇ ਹੈਂ। ਸੁਤਯ-ਸੁਤਯ silence (ਚੁੱਪ) ਮੈਂ ਮਨ ਚਲਾ ਜਾਤਾ ਹੈ, ਮਨੋ ਨਾਸ਼ ਹੋ ਜਾਤਾ ਹੈ, ਆਤਮਾ ਅਨੁਭੂਤ ਹੋਨੇ ਲਗਤੀ ਹੈ, ਉਸ ਆਤਮਾ ਕੇ ਅੰਦਰ ਪ੍ਰਾਤਮਾ ਨਿਹਿਤ ਹੀ ਕਾ ਅਨੁਭਵ ਹੋਨੇ ਲਗਤਾ ਹੈ। ਇਸੀ ਕੋ ਸਮਾਧੀ ਸਥਿਤ ਕਹਤੇ ਹੈਂ ਅੰਨ੍ਤ ਅਭਿਆਸ ਸੇ ਸਭ ਸੰਭਵ ਹੈ। ਸੰਸਾਰ ਮੈਂ ਏਕ ਹੀ ਸ਼ਕਤੀ ਹੈ ਜੋ ਮਨੁਸ਼ਯ ਕੇ ਮਨ ਕੋ ਬਿਖੇਰ ਦੇਤੀ ਹੈ; ਯੇ ਸੰਸਾਰ ਮੈਂ ਸ਼ਕਤੀ ਹੈ। ਕਿਉਂਕਿ ਮਨ ਕੇ ਕਈ agents

(ਪ੍ਰਾਕ੍ਰਿਤਿਕ ਸ਼ਕਤੀਆਂ) ਹੈਂ - ਪੰਚ ਗਿਆਨ ਇੰਦ੍ਰੀਆਂ, ਪੰਚ ਕਰਮ ਇੰਦ੍ਰੀਆਂ - ਹੂਏ ਦਸ। ਇਸੀ ਲੀਏ ਇਸ ਮਨ ਕੋ ਰਾਵਣ ਭੀ ਕਹਾ ਹੈ। ਦਸ ਮੁਖ ਇਸ ਕੇ ਹੈਂ। ਤੋਂ ਮਨ ਜਬ ਬਾਹਰ ਜਾਤਾ ਹੈ, ਬਾਹਰ ਮੁਖ ਹੋਤਾ ਹੈ, ਤੋਂ ਪੰਚ ਗਿਆਨ ਇੰਦਰੀਓਂ, ਕਰਮ ਇੰਦਰੀਓਂ ਕਾ ਆਸਰਾ ਲੇਕਰ ਸੰਸਾਰ ਮੌਂ ਵਿਆਸਤ ਰਹਤਾ ਹੈ। ਲੇਕਿਨ ਜਬ ਮਨ ਏਕਾਂਤਿਕ ਬਨਾਇਆ ਜਾਤਾ ਹੈ, ਅਕੇਲਾ ਹੋਤਾ ਹੈ। ਇਸ ਦਸ਼ਾ ਮੌਂ ਕਭੀ ਕਭੀ ਮਨ ਕੋ ਭੈ ਲਗਤਾ ਹੈ - ਪਹਿਲੇ, ਪਹਿਲੇ; ਸਾਧਕ ਭੈ ਖਾ ਜਾਤੇ ਹੈਂ ਕਿਉਂਕਿ ਏਕਾਂਤ ਮੌਂ ਰਹਨੇ ਕਾ ਅਭਿਆਸ ਤੋਂ ਹੋਤਾ ਨਹੀਂ। ਐਸੇ ਸਾਧਕਾਂ ਕੋ ਸੰਤ ਲੋਗਾਂ ਕੇ ਪਾਸ ਜਾਕਰ ਪੂਛਨਾ ਚਾਹੀਏ; ਕਿਆ ਕਰਨਾ ਚਾਹੀਏ ਆਗੇ? ਵੋ ਕਹਤੇ ਹੈਂ persist (ਡਟੇ ਰਹੋ) continue your sadhana (ਸਾਧਨਾ ਕੋ ਜਾਰੀ ਰਖੋ)। ਸਾਧਨਾ continue ਕਰਨੇ ਪਰ ਵੋ ਭੀ ਏਕ ਸਮਯ ਨਿਕਲ ਜਾਤਾ ਹੈ ਔਰ ਧੀਰੇ ਧੀਰੇ ਅਭੈ ਹੋਤਾ ਹੈ।

ਮੈਂ ਆਪ ਸੇ ਬਾਰ-ਬਾਰ ਕਹਤਾ ਹੁੰਦਾ ਹਾਂ, ਜਬ ਤਕ ਆਪ ਬਾਹਰ ਫਿਰ ਰਹੇ ਹੋ, ਤਬ ਤਕ ਆਪ ਸੁਰਖਿਤ ਨਹੀਂ ਹੋਣਾ ਚਾਹੀਏ। ਲੇਕਿਨ ਜਿਸ ਵਕਤ ਆਪ ਨਾਮ ਜਪ ਰਹੇ ਹੋ ਯਾ ਧਿਆਨ ਮੌਂ ਹੋ, ਆਪ ਕਾ ਕੋਈ ਭੀ ਕੁਛ ਨਹੀਂ ਕਰ ਸਕਤਾ, ਆਪ ਮਹਾਨ ਸੁਰਖਿਤ ਹੋ। ਭੈ ਕੇ ਲੀਏ ਜੀਵਨ ਮੌਂ ਕੋਈ ਅਸਥਾਨ ਹੀ ਨਹੀਂ ਹੋਣਾ ਚਾਹੀਏ। ਭੈ ਕਾ ਮਤਲਬ ਹੈ - ਉਸ ਕੋ ਭੂਲ ਕਰ ਕਿਸੀ ਔਰ ਪਰ ਵਿਸ਼ਵਾਸ ਕਰਨਾ। ਤੋਂ ਕਹਨੇ ਕਾ ਮੇਰਾ ਮਤਲਬ ਯੇ ਹੈ ਕਿ ਅਭੈ ਪਦ ਪ੍ਰਾਪਤ ਕਰਨਾ ਹੋ ਤੋਂ ਅਪਨੇ ਕੋ ਬਾਰ-ਬਾਰ, ਬਾਰ-ਬਾਰ ਯੇ ਸਿਮਰਨ ਦਿਲਵਾਓ - ਮੈਂ ਮਨੁਸ਼ ਨਹੀਂ, ਮੈਂ ਉਸ ਕਾ ਮੰਦਿਰ ਹੁੰਦਾ ਹਾਂ। ਆਪ ਤੋਂ ਸੁਨੇ ਹੋਂਗੇ (ਗੁਰੂ ਨਾਨਕ ਦੇਵ ਜੀ) ਗਿਨਤੇ-ਗਿਨਤੇ ੧੩ ਪਰ ਜਬ ਗਏ, ਉਨ੍ਹਾਂ ਨੇ ਕਹਾ ਤੇਰਾ, ਤੇਰਾ; ਸਬ ਤੇਰਾ ਹੂਆ। ਤੋਂ ਅਭਿਆਸ ਕਰਨਾ ਬਹੁਤ ਜ਼ਰੂਰੀ ਹੈ ਔਰ ਅਭਿਆਸ ਕਰਨੇ ਕੇ ਲੀਏ ਕਿਸੀ ਕਾਲਜ ਕੀ ਡਿਗਰੀ ਸੇ ਕੋਈ ਤਤਪਰਯ ਨਹੀਂ। ਅਭਿਆਸੀ ਕੋ ਕੋਈ ਬਾਹਰਲੀ education (ਪੜ੍ਹਾਈ) ਕੀ ਅਵਸ਼ਕਤਾ ਨਹੀਂ। ਯੇ ਤੋਂ ਏਕ ਹੂਆ ਨਾ, ਮੈਨੇ ਇਸ ਧਰਮ ਕੇ ਬਾਬਤ ਪੜ੍ਹਾ, ਉਸ ਧਰਮ ਕੇ ਬਾਬਤ ਨਹੀਂ ਪੜ੍ਹਾ। ਯੇ ਤੋਂ ਏਕ ਤ੍ਰਿਸ਼ਨਾ ਹੋਤੀ ਹੈ। ਸ਼ਾਸਤਰੋਂ ਮੈਂ ਤੀਨ ਪ੍ਰਕਾਰ ਕੀ - ਪ੍ਰਤਿਸ਼ਨਾ, ਬੁਤ੍ਰੀਸ਼ਨਾ ਔਰ ਲੋਕ-ਤ੍ਰਿਸ਼ਨਾ; ਲੇਕਿਨ ਏਕ ਔਰ ਤ੍ਰਿਸ਼ਨਾ ਹੋਤੀ ਹੈ - ਵਿਦਿਆ ਪ੍ਰਾਪਤ ਕਰਨੇ ਕੀ; ਯੇ ਭੀ ਏਕ ਤ੍ਰਿਸ਼ਨਾ ਹੈ। ਯੇ ਤਬੀ ਛੂਟਤੀ ਹੈ ਜਬ ਥੋੜਾ ਸਾ ਅਨੁਭਵ ਸਵਾਦ ਮਿਲਨੇ ਲਗਤਾ ਹੈ। ਅਰ ਜਬ ਵੋ ਸਵਾਦ ਮਿਲ ਜਾਤਾ ਹੈ, ਫਿਰ ਕੁਛ ਨਹੀਂ। Jesus Christ (ਈਸਾ ਜੀ) ਕੌਨ ਸੇ ਕਾਲਜ ਮੌਂ ਪੜ੍ਹੇ ਥੇ? ਗੁਰੂ ਨਾਨਕ ਦੇਵ ਜੀ ਕਹਾਂ ਪੜ੍ਹੇ ਥੇ? ਬੁਧ ਕਹਾਂ ਪੜ੍ਹੇ ਥੇ? ਤੋਂ ਦੁਨੀਆਂ ਮੌਂ ਜਿਤਨੇ research centres (ਬੋਜ ਕੇਂਦਰ) ਹੈਂ, ਇਨ ਕੇ ਸ਼ਬਦਾਂ ਕੇ ਉਪਰ ਚਲ ਰਹੇ ਹੈ ਔਰ ਅਭੈ ਤੱਕ ਕੁਛ ਭੀ ਨਹੀਂ ਕਰ ਪਾਏ ਹੈਂ। ਸਭ ਗ੍ਰੰਥਾਂ ਕਾ ਸਾਰ ਯਹੀ ਹੈ ਕਿ ਅਪਨੇ ਅੰਦਰ ਦੇਖ; ਕਿਉਂ ਭਟਕਤਾ ਹੈ ਇਧਰ ਉਧਰ। ਤੋਂ, ਮੇਰਾ ਤੋਂ ਪੂਰਨ ਵਿਸ਼ਵਾਸ ਹੈ; ਅਗਰ ਸਚਮੁਚ ਕਹੋ, ਕਈ ਬਾਰ ਐਸਾ ਹੂਆ ਭੀ ਹੈ ਜੋ ਮੈਂ ਬੋਲ ਰਹਾ ਹੁੰਦਾ ਹੈ, ਔਰ ਮੁਝੇ ਕੋਈ ਚਿੰਤਾ ਨਹੀਂ ਹੈ। ਅਥ ਕਹਤੇ ਹੈਂ ‘ਤੇਰੀ ਗਰਦਨ ਉਤਾਰਤੇ ਹੈਂ’। “ਅਗਰ ਦੇਖਤੇ ਹੋ ਕਿ ਹੈ ਸਚਮੁਚ ਗਰਦਨ, ਤੋਂ ਉਤਾਰ

ਲੋ। ਅਗਰ ਹੈਂਦੀ ਨਹੀਂ ਤੇ ਕਿਆ ਉਤਾਰਗੋ।” ਵਹੀਂ ਪਰ ਭੈ ਆ ਜਾਏਗਾ ਸਾਮਨੇ, ਜਥੇ ਕਿ ਆਪ ਭੂਲੋਗੇ। ਕਿਸ ਕਾ ਭੈ, ਕਿਸ ਲੀਏ ਭੈ? ਉਸ ਸਥਿਤੀ ਕਾ ਆਨੰਦ ਲੇਨਾ ਚਾਹੀਏ। Christian Bibles (ਕ੍ਰਿਸ਼ਚੀਅਨ ਬਾਈਬਲ) ਮੋਹਰੀ ਪੁਸਤਕ) ਹੈ ਜਿਸ ਕੌ ਕਹਤੇ ਹੈ ਕਿ Book of Revolutions (ਕ੍ਰਿਸ਼ਚੀਅਨ ਪੁਸਤਕ)। ਉਸ Book of Revolutions ਮੋਹਰੀ ਪੁਸਤਕ) ਕਾ (ਸਾਡਾ ਗਿਰਜਾ ਘਰੋਂ ਕਾ) ਵਰਣਨ ਹੈ - ਵੋ ਮੂਲਾਧਾਰ ਸੇ ਸਹਸਰਾਰ ਤੱਕ ਸਾਤੋਂ ਹੀ ਚਕਰੋਂ ਕਾ ਵਰਣਨ ਹੈ - ਉਸਮੋਹਰੀ ਅਤੇ ਜਿਸਨੇ ਉਸ ਵਿਦਿਆ ਕੋ ਜਾਨਾ, ਵੋ ਕਿਸੀ organised church (ਖਾਸ ਮੱਤਾ) ਕਾ ਨਹੀਂ ਹੈ; ਸਭ ਸੇ ਬੜੀ ਭਾਰੀ ਬਾਤ ਹੈ। ਸੰਤ ਕੋਈ ਭੀ ਹੋ ਸਕਤਾ ਹੈ; ਜਿਸ ਪਰ ਪ੍ਰਭੂ ਕੀ ਕ੍ਰਿਪਾ ਹੋ ਜਾਏ, ਵਹੀ ਹੋ ਜਾਏਗਾ।

ਮੈਨੇ ਆਪ ਸੇ ਕਹਾ ਥਾ ਨਾ, ਆਪ ਕੋ ਫਿਰ ਯਾਦ ਦਿਲਾਤਾ ਹੂੰ; ਏਕ ਇਸਤਰੀ ਇਤਨੀ ਅੱਛੀ ਥੀ, ਅੰਤ ਹਰ ਵਕਤ ਪੂਜਾ ਕੀਆ ਕਰਤੀ ਥੀ। ਵੋ ਅਪਨੇ ਪਤੀ ਕੋ ਬਾਰ ਬਾਰ ਕਹਾ ਕਰਤੀ ਥੀ; ਜੈਸੇ ਅੰਤੋਂ ਕਾ ਅਧਿਕਾਰ ਹੋਤਾ ਹੈ ਨਾ, ਕਿ ਤੁਮ ਪੂਜਾ ਨਹੀਂ ਕਰਦੇ। ਕਮ-ਸੇ-ਕਮ ਏਕ ਦਿਨ ਤੋਂ ਪੂਜਾ ਕਰ ਲੋ, ਮੇਰੇ ਸਾਥ ਮੰਦਿਰ ਚਲੇ ਚਲੋ। ਉਸਨੇ ਕਹਾ, “ਬਈ ਤੂੰ ਹੀ ਕਰ ਲੋ, ਮੈਂ ਕਿਆ ਕਰੂੰ; ਤੇਰੇ ਕਾਮ ਮੈਂ, ਤੇਰੇ ਬੀਚ ਮੈਂ ਮੈਂ ਨਹੀਂ ਆਤਾ, ਲੋਕਿਨ ਤੁਮ ਕਰਤੀ ਹੋ; ਮੇਰੇ ਕੋ ਬਈ ਤੰਗ ਮਤ ਕਰ।” ਕਈ ਸਾਲ ਹੋ ਗਏ, ਉਸਨੇ ਕਹਾ, “ਮੈਂ ਦੇਖੂੰਗੀ ਕਿ ਏਕ ਦਿਨ ਤੂੰ ਭਗਵਾਨ ਪਰ ਵਿਸ਼ਵਾਸ ਕਰੇਗਾ। ਤੂੰ ਏਕ ਬਾਤ ਭੀ ਨਹੀਂ ਮਾਨਾ ਮੇਰੀ, ਏਕ ਦਿਨ ਮੇਰੇ ਸਾਥ ਮੰਦਿਰ ਨਹੀਂ ਗਿਆ।” ਮੈਨੇ ਕਹਾ, “ਤੁਮ ਚਲੀ ਜਾਓ, ਅੱਛੀ ਬਾਤ ਹੈ; ਮੈਂ ਕਿਆ ਕਰੂੰਗਾ ਜਾਕਰ।” ਏਕ ਦਿਨ ਸਵਪਨ ਮੋਹਰੀ ਕੇ ਮੂੰਹ ਸੇ ਨਿਕਲਾ - ‘ਰਾਮ’। ਤੋਂ ਉਸਨੇ ਆਰਤੀ ਸਜਾਈ ਅੰਤ ਅਪਨੇ ਪਤੀ ਕੀ ਆਰਤੀ ਕਰਨੇ ਲਗੀ। ਉਸਨੇ ਕਹਾ, “ਕਿਆ ਹੋ ਰਹਾ ਹੈ ਯੇ ਆਧੀ ਰਾਤ ਕੋ। ਅਥੀ ਤੋਂ ਦੋ ਬਜੇ ਹੈਂ, ਕਿਉਂ ਆਰਤੀ ਕਰ ਰਹੇ ਹੋ ਤੁਮ ਮੇਰੀ? ਅੰਤ ਦਿਨ ਤੋਂ ਕਭੀ ਆਰਤੀ ਨਹੀਂ ਕਰਤੀ ਥੀ।” ਉਸ ਨੇ ਪ੍ਰਣਾਮ ਕਰਾ, “ਆਜ ਭਗਵਾਨ ਨੇ ਮੇਰੀ ਬਾਤ ਸੁਣ ਲੀ।” ਬੋਲੇ, “ਕਿਆ?” ਬੋਲੇ, “ਮੈਂ ਰੋਜ਼ ਪ੍ਰਾਬਨਾ ਕਰਤੀ ਥੀ ਕਿ ਕਭੀ ਮੈਂ ਤੁਮਾਰੇ ਮੂੰਹ ਸੇ ਭਗਵਾਨ ਕਾ ਨਾਮ ਸੁਣੂੰ।” “ਅਰੇ ਕਿਆ ਹੁਆ?” ਬੋਲੇ, “ਤੁਮਨੇ ਸਵਪਨ ਮੋਹਰੀ ਕਹਿ ਦੀਆ।” ਉਸ ਨੇ ਕਹਾ, “ਕਿਆ ਮੇਰੇ ਮੂੰਹ ਸੇ ਬਾਹਰ ਨਿਕਲ ਪੜਾ?” ਵੋ ਸਰੀਰ ਛੱਡ ਗਿਆ - ਉਸੀ ਵਕਤ। ਉਸ ਕੋ ਇਤਨਾ ਦੁਖ ਹੁਆ ਕਿ ਜਿਸਕੋ ਮੈਂ ਅਭੀ ਤਕ ਹਿਰਦੇ ਮੋਹਰੀ ਰਖਾ ਰਹਤਾ ਥਾ; ਅੰਤ ਜਿਸ ਕੌ ਕਭੀ ਮੈਨੇ ਮੂੰਹ ਪਰ ਨਹੀਂ ਆਨੇ ਦੀਆ ਕਿਉਂਕਿ ਮੂੰਹ ਪਰ ਜੋ ਚੀਜ਼ ਆਤੀ ਹੈ, ਵੋ ਗੰਦੀ ਹੋ ਜਾਤੀ ਹੈ, ਜੂਠੀ ਹੋ ਜਾਤੀ ਹੈ। ਤੋਂ ਜਿਸ ਕੋ ਮੈਨੇ ਹਿਰਦੇ ਮੋਹਰੀ ਸੰਜੋਅ ਕਰਕੇ ਰਖਾ ਥਾ, ਕਿਆ ਵੋ ਮੂੰਹ ਪੇ ਆ ਗਿਆ? ਇਸ ਕਸ਼ਟ ਮੋਹਰੀ ਉਸ ਕਾ ਸਰੀਰ ਛੂਟ ਗਿਆ। ਏਕ ਭਗਤੀ ਤੋਂ ਵੋ ਭੀ ਹੈ। ਇਸ ਲੀਏ ਭਗਤੀ ਕੇ ਜੋ ਵਿਭਿੰਨ ਸਰੂਪ ਹੈਂ - ਬਾਹਰੀ ਏਵਮ ਆਂਤਰਿਕ ਭਗਤੀ - ਵੋ ਦੋਨੋਂ ਹੀ ਅੱਛੇ ਹੈਂ। ਤੋਂ ਮੈਂ ਸੰਤ ਜੀ (ਸੰਤ ਵਰਿਆਮ ਸਿੰਘ ਜੀ) ਕੇ ਆਦਰ ਅੰਤ ਪਿਆਰ ਕਾ ਕਿਨ ਸ਼ਬਦਾਂ ਮੋਹਰੀ ਵਰਣਨ ਕਰੂੰ? ਅੰਤ ਮਾਤਾ ਜੀ (ਮਾਤਾ ਰਣਜੀਤ ਕੌਰ ਜੀ) ਨੇ ਤੋਂ ਹੱਦ ਹੀ ਕਰ ਡਾਲੀ; ਅਥ ਭਰਨੇ ਲਗ ਗਿਆ ਮੈਂ, ਜਿਸ ਕੌਨੇ ਪੇ ਜਾਵੂੰ, ਵਹੀਂ ਕੁਝ ਖਾ ਲੇ, ਜਿਹ ਕਰ ਲੇ, ਜਿਹ ਕਰ ਲੇ, ਜਿਹ ਕਰ ਲੇ - ਹਰ ਵਕਤ। ਅਗਰ ਮੈਂ ਸਚਮੁਚ ਪੰਜਾਬ ਮੋਹਰੀ ਏਕ ਮਹੀਨਾ ਰਹਿ ਗਿਆ ਤੋਂ ਮੈਂ ਭੀ ਖੂਬ ਮੋਟਾ ਹੋ ਕੇ ਚਲਾ ਜਾਉਂਗਾ। ਆਪ ਕੇ ਪਿਆਰ ਕਾ, ਸਚ-ਮੁਚ ਜਿਤਨਾ ਪਿਆਰ ਆਪ ਲੋਗ ਦੇਤੀ ਹੈ, ਉਸ ਕਾ ਆਭਾਰ ਪ੍ਰਦਰਸ਼ਿਤ ਕਰਤਾ ਹੁੰਦਾ ਅੰਤ ਇਸ਼ਵਰ ਸੇ ਪ੍ਰਾਰਥਨਾ ਕਰਤਾ ਹੁੰਦਾ ਹੈ। ਕਿ ਇਸ ਮਹਾਨ ਪ੍ਰਦੇਸ਼ ਕੇ ਸੰਤ, ਨੇਤਾ, ਮਾਤਾਏਂ, ਬਹਨਾਂ, ਬੱਚੇ ਸਭੀ ਪ੍ਰਸੰਨ ਰਹੋਂ ਅੰਤ ਅਪਨੀ ਪ੍ਰਸੰਨਤਾ ਕੋ ਸਾਰੇ ਭਾਰਤਵਰਸ਼ ਕੋ ਬਾਂਟੋਂ।

